

# ਦੁਨੀਆਂ ਵਿਚ ਅੰਗਰੇਜ਼ੀ ਦਾ ਗ਼ਲਬਾ

ਸੁਖਵੰਤ ਹੁੰਦਲ

ਵਿਸ਼ਵੀਕਰਨ ਦੇ ਇਸ ਯੁੱਗ ਵਿਚ ਅੰਗਰੇਜ਼ੀ ਨੇ ਦੁਨੀਆਂ ਦੀਆਂ ਦੂਸਰੀਆਂ ਬੋਲੀਆਂ ਦੇ ਮੁਕਾਬਲੇ ਇਕ ਗ਼ਲਬਾ ਬੋਲੀ ਦਾ ਰੁਤਬਾ ਹਾਸਲ ਕਰ ਲਿਆ ਹੈ। ਅੰਗਰੇਜ਼ੀ ਨੂੰ ਵਿਗਿਆਨ, ਤਕਨੋਲੋਜੀ, ਵਪਾਰ, ਤਰੱਕੀ, ਵਿਕਾਸ ਅਤੇ ਇਸ ਤਰ੍ਹਾਂ ਦੇ ਹੋਰ ਖੇਤਰਾਂ ਦੀ ਭਾਸ਼ਾ ਮੰਨਿਆ ਜਾ ਰਿਹਾ ਹੈ। ਇਸ ਤੋਂ ਵੀ ਅਗਾਂਹ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਦੁਨੀਆਂ ਬਾਰੇ ਤਾਜ਼ਾ ਅਤੇ ਨਵੀਂ ਜਾਣਕਾਰੀ ਪ੍ਰਾਪਤ ਕਰਨ ਲਈ ਇਕ ਵਿਅਕਤੀ ਨੂੰ ਅੰਗਰੇਜ਼ੀ ਦਾ ਆਉਣਾ ਜ਼ਰੂਰੀ ਹੈ। ਇਸ ਲੇਖ ਦਾ ਮਕਸਦ ਦੁਨੀਆਂ ਵਿਚ ਅੰਗਰੇਜ਼ੀ ਦੀ ਸਰਦਾਰੀ ਨੂੰ ਆਲੋਚਨਾਤਮਕ ਨਜ਼ਰੀਏ ਨਾਲ ਦੇਖਣਾ ਹੈ ਅਤੇ ਇਹ ਵੀ ਦੇਖਣਾ ਹੈ ਕਿ ਕੀ ਅੰਗਰੇਜ਼ੀ ਸੱਚਮੁੱਚ ਹੀ ਉਹ ਰੋਲ ਨਿਭਾ ਰਹੀ ਹੈ, ਜਿਸਦਾ ਇਸਦੇ ਸੰਬੰਧ ਵਿਚ ਦਾਅਵਾ ਕੀਤਾ ਜਾ ਰਿਹਾ ਹੈ। ਇਸ ਲੇਖ ਵਿਚ ਇਹ ਵੀ ਦਰਸਾਇਆ ਜਾਵੇਗਾ ਕਿ ਆਰਥਿਕ, ਸਿਆਸੀ ਅਤੇ ਸਭਿਆਚਾਰਕ ਖੇਤਰਾਂ ਵਿਚ ਅੰਗਰੇਜ਼ੀ ਬੋਲਦੇ ਪੱਛਮੀ ਦੇਸ਼ਾਂ ਦਾ ਦੁਨੀਆਂ ਦੇ ਦੂਸਰੇ ਦੇਸ਼ਾਂ ਉੱਪਰ ਗ਼ਲਬਾ ਸਥਾਪਤ ਕਰਨ ਵਿਚ ਅੰਗਰੇਜ਼ੀ ਕਿਸ ਤਰ੍ਹਾਂ ਮਦਦ ਕਰ ਰਹੀ ਹੈ। ਅੰਗਰੇਜ਼ੀ, ਅੰਗਰੇਜ਼ੀ ਬੋਲਦੇ ਪੱਛਮੀ ਦੇਸ਼ਾਂ ਦੇ ਗਿਆਨ ਅਤੇ ਵਿਚਾਰਧਾਰਾ ਨੂੰ ਕੇਂਦਰ ਵਿਚ ਸਥਾਪਤ ਕਰ ਰਹੀ ਹੈ ਅਤੇ ਦੂਸਰੇ ਸਮਾਜਾਂ ਦੀਆਂ ਭਾਸ਼ਾਵਾਂ, ਸਭਿਆਚਾਰਾਂ ਅਤੇ ਗਿਆਨਾਂ ਨੂੰ ਹਾਸ਼ੀਏ ਵੱਲ ਧੱਕ ਰਹੀ ਹੈ। ਅੰਗਰੇਜ਼ੀ ਗੈਰ-ਅੰਗਰੇਜ਼ੀ ਸਮਾਜਾਂ ਨੂੰ ਪੱਛਮੀ ਗਿਆਨ, ਸਾਇੰਸ ਅਤੇ ਤਕਨੋਲੋਜੀ ਉੱਪਰ ਨਿਰਭਰ ਬਣਾ ਰਹੀ ਹੈ। ਇਹਨਾਂ ਧਾਰਨਾਵਾਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਅਸੀਂ ਦੋ ਪ੍ਰਮੁੱਖ ਸਵਾਲਾਂ ਉੱਤੇ ਗੌਰ ਕਰਾਂਗੇ - 1. ਅੰਗਰੇਜ਼ੀ ਦੁਨੀਆਂ ਦੀ ਗ਼ਲਬਾ ਭਾਸ਼ਾ ਕਿਵੇਂ ਬਣੀ? 2. ਅਜੋਕੀ ਦੁਨੀਆਂ ਵਿਚ ਅੰਗਰੇਜ਼ੀ ਦਾ ਗ਼ਲਬਾ ਕਿਸ ਤਰ੍ਹਾਂ ਦਾ ਰੋਲ ਅਦਾ ਕਰ ਰਿਹਾ ਹੈ?

ਅੰਗਰੇਜ਼ੀ ਦੁਨੀਆਂ ਦੀ ਗ਼ਲਬਾ ਭਾਸ਼ਾ ਕਿਵੇਂ ਬਣੀ?

ਕੋਈ ਵੀ ਭਾਸ਼ਾ ਇਸ ਕਰਕੇ ਗ਼ਲਬਾ ਭਾਸ਼ਾ ਨਹੀਂ ਬਣਦੀ ਕਿਉਂਕਿ ਉਹ ਖੂਬਸੂਰਤ ਹੈ ਜਾਂ ਉਸ ਵਿਚ ਪ੍ਰਗਟਾਵੇ ਦੀ ਵੱਧ ਯੋਗਤਾ ਹੈ। ਨਾ ਹੀ ਕੋਈ ਭਾਸ਼ਾ ਇਸ ਕਰਕੇ ਗ਼ਲਬਾ ਭਾਸ਼ਾ ਬਣਦੀ ਹੈ ਕਿਉਂਕਿ ਉਸ ਨੂੰ ਬੋਲਣ ਵਾਲਿਆਂ ਦੀ ਗਿਣਤੀ ਜ਼ਿਆਦਾ ਹੈ। ਬਲਕਿ ਇਕ ਭਾਸ਼ਾ ਇਸ ਕਰਕੇ ਗ਼ਲਬਾ ਭਾਸ਼ਾ ਬਣਦੀ ਹੈ ਕਿਉਂਕਿ ਉਸਨੂੰ ਬੋਲਣ ਵਾਲਿਆਂ ਕੋਲ ਤਾਕਤ (ਫੌਜੀ, ਆਰਥਿਕ, ਸਿਆਸੀ ਅਤੇ ਸਭਿਆਚਾਰਕ) ਹੁੰਦੀ ਹੈ। ਇਸ ਖੇਤਰ ਵਿਚ ਕੰਮ ਕਰਦੇ ਇਕ ਵਿਦਵਾਨ ਡੇਵਿਡ ਕਰਿਸਟਲ ਦੇ ਸ਼ਬਦਾਂ ਵਿਚ:

ਕੋਈ ਵੀ ਭਾਸ਼ਾ ਆਪਣੇ ਅੰਤਰੀਵੀ ਗੁਣਾਂ ਕਰਕੇ ਜਾਂ ਵੱਡੇ ਸ਼ਬਦ ਭੰਡਾਰ ਕਰਕੇ ਵਿਸ਼ਵ ਭਾਸ਼ਾ ਨਹੀਂ ਬਣਦੀ ਜਾਂ ਇਸ ਕਰਕੇ ਵਿਸ਼ਵ ਭਾਸ਼ਾ ਨਹੀਂ ਬਣਦੀ ਕਿਉਂਕਿ ਭੂਤ ਕਾਲ ਵਿਚ ਇਸ ਵਿਚ ਮਹਾਨ ਸਾਹਿਤ ਲਿਖਿਆ ਗਿਆ ਸੀ ਜਾਂ ਇਹ ਕਦੇ ਮਹਾਨ ਸਭਿਆਚਾਰ ਜਾਂ ਧਰਮ ਨਾਲ ਸੰਬੰਧਤ ਰਹੀ ਸੀ। ਇਹ ਜ਼ਰੂਰ ਹੈ ਕਿ ਇਹ ਸਾਰੀਆਂ ਗੱਲਾਂ ਕਿਸੇ ਇਕ ਵਿਅਕਤੀ ਨੂੰ ਅਜਿਹੀ ਭਾਸ਼ਾ ਸਿੱਖਣ ਲਈ ਪ੍ਰੇਰ ਸਕਦੀਆਂ ਹਨ ਪਰ ਇਹਨਾਂ ਵਿੱਚੋਂ ਕੋਈ ਵੀ ਇਕ ਕਾਰਨ ਜਾਂ ਇਹ ਸਾਰੇ ਕਾਰਨ ਮਿਲਕੇ ਭਾਸ਼ਾ ਦਾ ਸੰਸਾਰ ਪੱਧਰ ਉੱਪਰ ਪਸਾਰ ਯਕੀਨੀ ਨਹੀਂ ਬਣਾ ਸਕਦੇ। ਅਸਲ ਵਿਚ ਅਜਿਹੇ ਕਾਰਨ ਭਾਸ਼ਾ ਦਾ ਇਕ ਜੀਵਤ ਭਾਸ਼ਾ ਦੇ ਤੌਰ ਕਾਇਮ ਰਹਿਣਾ ਵੀ ਯਕੀਨੀ ਨਹੀਂ ਬਣਾ ਸਕਦੇ...

ਇਕ ਭਾਸ਼ਾ, ਜਿਸ ਪ੍ਰਮੁੱਖ ਕਾਰਨ ਕਰਕੇ ਅੰਤਰਰਾਸ਼ਟਰੀ ਭਾਸ਼ਾ ਬਣਦੀ ਹੈ, ਉਹ ਹੈ: ਇਸ ਨੂੰ ਬੋਲਣ ਵਾਲੇ ਲੋਕਾਂ ਦੀ ਸਿਆਸੀ ਤਾਕਤ - ਖਾਸ ਕਰਕੇ ਫੌਜੀ ਤਾਕਤ...

ਪਰ ਅੰਤਰਰਾਸ਼ਟਰੀ ਭਾਸ਼ਾ ਦਾ ਗ਼ਲਬਾ ਸਿਰਫ ਫੌਜੀ ਜ਼ੋਰ ਦੇ ਨਤੀਜੇ ਵਜੋਂ ਹੀ ਨਹੀਂ ਹੁੰਦਾ। ਇਕ ਫੌਜੀ ਤੌਰ ਉੱਤੇ ਤੱਕੜੀ ਕੌਮ ਕਿਸੇ ਭਾਸ਼ਾ ਨੂੰ ਸਥਾਪਤ ਤਾਂ ਕਰ ਸਕਦੀ ਹੈ, ਪਰ ਇਸ ਨੂੰ ਕਾਇਮ ਰੱਖਣ ਅਤੇ ਇਸਦਾ ਪਸਾਰ ਕਰਨ ਲਈ ਆਰਥਿਕ ਤੌਰ ਉੱਤੇ ਮਜ਼ਬੂਤ ਕੌਮ ਦੀ ਲੋੜ ਹੈ। (7-8)

ਡੇਵਿਡ ਕਰਿਸਟਲ ਦੀ ਟਿੱਪਣੀ ਦੁਨੀਆਂ ਭਰ ਵਿਚ ਅੰਗਰੇਜ਼ੀ ਦੇ ਪਸਾਰ ਦੀ ਮੁਕੰਮਲ ਤੌਰ ਉੱਤੇ ਵਿਆਖਿਆ ਕਰਦੀ ਹੈ। ਦੁਨੀਆਂ ਦੇ ਇਕ ਵੱਡੇ ਹਿੱਸੇ ਉੱਪਰ ਬਰਤਾਨੀਆ ਦੀ ਬਸਤੀਵਾਦੀ ਜਿੱਤ ਨੇ ਬਰਤਾਨਵੀ ਸਾਮਰਾਜ ਦੇ ਇਲਾਕਿਆਂ ਵਿਚ ਅੰਗਰੇਜ਼ੀ ਦੀ ਸਥਾਪਨਾ ਵਿਚ ਇਕ ਵੱਡਾ ਰੋਲ ਨਿਭਾਇਆ। ਬਸਤੀਵਾਦੀ ਦੌਰ ਤੋਂ ਬਾਅਦ ਬਰਤਾਨੀਆ ਅਤੇ ਅਮਰੀਕਾ, ਜੋ ਕਿ ਦੂਸਰੀ ਸੰਸਾਰ ਜੰਗ ਤੋਂ ਬਾਅਦ ਅੰਗਰੇਜ਼ੀ ਬੋਲਣ ਵਾਲੀ ਇਕ ਨਵ-ਬਸਤੀਵਾਦੀ ਤਾਕਤ ਬਣ ਕੇ ਉਭਰਿਆ, ਵਲੋਂ ਅੰਗਰੇਜ਼ੀ ਦੇ ਪਸਾਰ ਲਈ ਕੀਤੇ ਗਏ ਲਗਾਤਾਰ ਯਤਨਾਂ ਨੇ ਦੁਨੀਆਂ ਭਰ ਵਿਚ ਅੰਗਰੇਜ਼ੀ ਦੇ ਗ਼ਲਬੇ ਨੂੰ ਕਾਇਮ ਰੱਖਣ ਵਿਚ ਸਹਾਇਤਾ ਕੀਤੀ ਹੈ (Phillipson, 92: 7)। ਆਉ ਬਸਤੀਵਾਦੀ ਅਤੇ ਉੱਤਰ ਬਸਤੀਵਾਦੀ ਦੌਰ ਵਿਚ ਅੰਗਰੇਜ਼ੀ ਦੇ ਪਸਾਰ ਉੱਪਰ ਵਿਸਥਾਰ ਪੂਰਬਕ ਨਜ਼ਰ ਮਾਰੀਏ।

## ਬਸਤੀਵਾਦ ਅਤੇ ਅੰਗਰੇਜ਼ੀ ਭਾਸ਼ਾ

ਬਰਤਾਨਵੀ ਸਾਮਰਾਜੀਆਂ ਨੇ ਆਪਣੇ ਅਧੀਨ ਆਉਂਦੇ ਇਲਾਕਿਆਂ ਵਿਚ ਅਜਿਹੀਆਂ ਵਿਦਿਅਕ ਨੀਤੀਆਂ ਬਣਾਈਆਂ ਜੋ ਉਹਨਾਂ ਦੇ ਹਿਤ ਪੂਰਦੀਆਂ ਸਨ। ਬਸਤੀਆਂ ਵਿਚ ਵਿਦਿਆ ਦਾ ਇਕ ਮਕਸਦ ਬਸਤੀਆਂ ਦੇ ਲੋਕਾਂ ਵਿਚੋਂ ਪੜ੍ਹੇ ਲਿਖੇ ਲੋਕਾਂ ਦੀ ਇਕ ਅਜਿਹੀਆਂ ਜਮਾਤ ਪੈਦਾ ਕਰਨਾ ਸੀ ਜੋ ਬਸਤੀਵਾਦੀਆਂ ਅਤੇ ਬਸਤੀਆਂ ਦੇ ਲੋਕਾਂ ਵਿਚਕਾਰ ਵਿਚੋਲਿਆਂ ਦਾ ਕੰਮ ਕਰ ਸਕਣ। ਸੰਨ 1835 ਵਿਚ ਲਾਰਡ ਮੈਕਾਲੇ ਪਬਲਿਕ ਇਨਸਟਰਕਸ਼ਨ ਬਾਰੇ ਗਵਰਨਰ ਜਨਰਲ ਦੀ ਕਮੇਟੀ ਦਾ ਚੇਅਰਮੈਨ ਸੀ। ਉਸ ਸਮੇਂ ਹਿੰਦੁਸਤਾਨ ਵਿਚ ਅੰਗਰੇਜ਼ੀ ਨੂੰ ਵਿਦਿਆ ਦੇ ਮਾਧਿਅਮ ਵਜੋਂ ਵਰਤਣ ਦੇ ਹੱਕ ਵਿਚ ਦਲੀਲ ਦਿੰਦਿਆਂ ਉਸ ਨੇ ਕਿਹਾ:

ਆਪਣੇ ਸੀਮਤ ਵਸੀਲਿਆਂ ਕਾਰਨ ਵੱਡੀ ਗਿਣਤੀ ਵਿਚ ਲੋਕਾਂ ਨੂੰ ਸਿਖਿਅਤ ਕਰਨਾ ਸਾਡੇ ਲਈ ਮੁਸ਼ਕਿਲ ਹੈ। ਇਸ ਸਮੇਂ ਸਾਨੂੰ ਇਕ ਅਜਿਹੀ ਜਮਾਤ ਪੈਦਾ ਕਰਨ ਦੇ ਯਤਨ ਕਰਨੇ ਚਾਹੀਦੇ ਹਨ, ਜੋ ਸਾਡੇ ਅਤੇ ਸਾਡੇ ਸ਼ਾਸਨ ਅਧੀਨ ਆਉਂਦੇ ਕਰੋੜਾਂ ਲੋਕਾਂ ਵਿਚਕਾਰ ਦੁਭਾਸ਼ੀਏ ਦਾ ਰੋਲ ਅਦਾ ਕਰ ਸਕੇ - ਅਜਿਹੇ ਲੋਕਾਂ ਦੀ ਜਮਾਤ ਜੋ ਰੰਗ ਅਤੇ ਨਸਲ ਦੇ ਆਧਾਰ ਉੱਤੇ ਹਿੰਦੁਸਤਾਨੀ ਹੋਣ ਪਰ ਸੁਆਦਾਂ, ਵਿਚਾਰਾਂ, ਨੈਤਿਕ ਕਦਰਾਂ ਕੀਮਤਾਂ ਅਤੇ ਬੌਧਿਕ ਪੱਖੋਂ ਅੰਗਰੇਜ਼ (quoted in Pennycook: 78)

ਮੈਕਾਲੇ ਦੇ ਵਿਚਾਰਾਂ ਦੇ ਆਧਾਰ ਉੱਤੇ ਬਸਤੀਵਾਦੀ ਸਰਕਾਰ ਨੇ ਕਈ ਅਜਿਹੇ ਕਦਮ ਚੁੱਕੇ ਜਿਹਨਾਂ ਨਾਲ ਹਿੰਦੁਸਤਾਨ ਵਿਚ ਅੰਗਰੇਜ਼ੀ ਦੇ ਹੱਥ ਮਜ਼ਬੂਤ ਹੋਏ। ਨੰਬਰ ਇਕ, ਪ੍ਰਸ਼ਾਸਨ ਨੇ ਹਿੰਦੁਸਤਾਨ ਵਿਚ ਯੂਰਪੀ ਸਾਹਿਤ ਅਤੇ ਸਾਇੰਸ ਨੂੰ ਉਤਸ਼ਾਹਿਤ ਕਰਨ ਦਾ ਫੈਸਲਾ ਕੀਤਾ। ਨੰਬਰ ਦੋ, ਪ੍ਰਸ਼ਾਸਨ ਨੇ ਵਿਦਿਆ ਲਈ ਰਾਖਵੀਂ ਸਾਰੀ ਰਕਮ ਅੰਗਰੇਜ਼ੀ ਵਿਦਿਆ ਉੱਤੇ ਲਾਉਣ ਦਾ ਫੈਸਲਾ ਕੀਤਾ। ਸੰਨ 1837 ਵਿਚ ਬਸਤੀਵਾਦੀ ਸਰਕਾਰ ਨੇ ਫਾਰਸੀ ਦੀ ਥਾਂ ਅੰਗਰੇਜ਼ੀ ਨੂੰ ਅਦਾਲਤੀ ਭਾਸ਼ਾ ਬਣਾ ਦਿੱਤਾ (Phillipson)। ਇਹਨਾਂ ਨੀਤੀਆਂ ਨੇ ਅੰਗਰੇਜ਼ੀ ਨੂੰ ਚੰਗੀ ਤਰ੍ਹਾਂ ਹਿੰਦੁਸਤਾਨ ਵਿਚ ਸਥਾਪਤ ਕੀਤਾ ਅਤੇ "ਅੰਗਰੇਜ਼ੀ ਵਿਦਿਆ, ਪ੍ਰਸ਼ਾਸਨ, ਵਣਜ ਅਤੇ ਵਪਾਰ ਦੀ ਇਕੋ ਇਕ ਭਾਸ਼ਾ ਬਣ ਗਈ, ਸੰਖੇਪ ਵਿਚ ਸਮਾਜ ਦੇ ਸਾਰੇ ਰਸਮੀ ਖੇਤਰਾਂ ਦੇ ਕੰਮ ਕਾਜ ਦੀ ਭਾਸ਼ਾ ਬਣ ਗਈ" (Misra, quoted in Phillipson: 111)।

ਮੈਕਾਲੇ ਵਲੋਂ ਹਿੰਦੁਸਤਾਨ ਵਿਚ ਅੰਗਰੇਜ਼ੀ ਨੂੰ ਵਿਦਿਆ ਦਾ ਮਾਧਿਅਮ ਬਣਾਉਣ ਦੀ ਦਲੀਲ ਦੇਣ ਪਿੱਛੇ ਸਿਰਫ ਇਹ ਹੀ ਕਾਰਨ ਨਹੀਂ ਸੀ ਕਿ ਉਹ ਰਾਜ ਲਈ ਵਿਚੋਲੇ ਪੈਦਾ ਕਰਨਾ ਚਾਹੁੰਦਾ ਸੀ, ਬਲਕਿ ਮੈਕਾਲੇ ਨੂੰ ਹਿੰਦੁਸਤਾਨ ਦੇ ਦੇਸੀ ਗਿਆਨ ਅਤੇ ਸਾਹਿਤ ਨਾਲ ਅੰਤਾਂ ਦੀ ਨਫਰਤ ਸੀ। ਉਸ ਦਾ ਕਹਿਣਾ ਸੀ ਕਿ "ਯੂਰਪ ਦੀ ਇਕ ਚੰਗੀ ਲਾਇਬ੍ਰੇਰੀ ਦੀ ਇਕ ਸ਼ੈਲਫ ਹਿੰਦੁਸਤਾਨ ਅਤੇ ਅਰਬ ਦੇ ਸਮੁੱਚੇ ਦੇਸੀ ਸਾਹਿਤ ਦੇ ਬਰਾਬਰ ਹੈ ਅਤੇ ਸੰਸਕ੍ਰਿਤ ਵਿਚ ਲਿਖੀਆਂ ਸਾਰੀਆਂ ਕਿਤਾਬਾਂ ਤੋਂ ਮਿਲਦੀ ਇਤਿਹਾਸਕ ਜਾਣਕਾਰੀ ਦੀ ਕੀਮਤ ਇੰਗਲੈਂਡ ਦੇ ਪ੍ਰੈਪਰੇਟਰੀ ਸਕੂਲਾਂ ਵਿਚ ਵਰਤੇ ਜਾਂਦੇ ਖੁਲਾਸਿਆਂ ਵਿਚ ਮਿਲਦੀ ਜਾਣਕਾਰੀ ਤੋਂ ਘੱਟ ਹੈ।" (Pennycook: 79)। ਇਹਨਾਂ ਟਿੱਪਣੀਆਂ ਦੇ ਮੱਦੇਨਜ਼ਰ ਅਸੀਂ ਸੋਚਿਆਂ ਹੀ ਕਹਿ ਸਕਦੇ ਹਾਂ ਕਿ ਹਿੰਦੁਸਤਾਨੀ ਲੋਕਾਂ ਨੂੰ ਅੰਗਰੇਜ਼ੀ ਵਿਚ ਵਿਦਿਆ ਦੇਣ ਨੂੰ ਮੈਕਾਲੇ ਆਪਣਾ ਇਕ ਬਹੁਤ ਵੱਡਾ ਫਰਜ਼ ਸਮਝਦਾ ਹੋਵੇਗਾ।

ਮੈਕਾਲੇ ਵਲੋਂ ਹਿੰਦੁਸਤਾਨ ਵਿਚ ਅੰਗਰੇਜ਼ੀ ਮਾਧਿਅਮ ਵਿਚ ਵਿਦਿਆ ਦੇਣ ਦੀ ਚਲਾਈ ਨੀਤੀ ਹਿੰਦੁਸਤਾਨ ਵਿਚ ਕੁੱਝ ਸਮਾਂ ਜਾਰੀ ਰਹੀ। ਉੱਨੀਵੀਂ ਸਦੀ ਦੇ ਅਖੀਰ ਉੱਤੇ ਇਹ ਨੀਤੀ "ਬੋਲੀਆਂ ਦੀ ਦਰਜਾਬੰਦੀ" ਉੱਪਰ ਆਧਾਰਿਤ ਨੀਤੀ ਵਿਚ ਬਦਲ ਗਈ। ਇਸ ਨੀਤੀ ਅਨੁਸਾਰ ਹੇਠਲੇ ਪੱਧਰ ਉੱਪਰ ਸਥਾਨਕ ਬੋਲੀਆਂ ਵਿਦਿਆ ਦਾ ਮਾਧਿਅਮ ਬਣ ਗਈਆਂ ਪਰ ਉਪਰਲੇ ਪੱਧਰ ਉੱਪਰ ਅੰਗਰੇਜ਼ੀ ਵਿਦਿਆ ਦਾ ਮਾਧਿਅਮ ਬਣੀ ਰਹੀ। ਹਿੰਦੁਸਤਾਨੀ ਵਿਦਵਾਨ ਖੂਬਚੰਦਾਨੀ ਦਾ ਹਵਾਲਾ ਦੇ ਕੇ ਫਿਲਪਸਨ ਲਿਖਦਾ ਹੈ, "ਅਸਿੱਧੇ ਰਾਜ" ਦੀ ਬਰਤਾਨਵੀ ਨੀਤੀ ਦੀ ਕਾਮਯਾਬੀ ਇਸ ਗੱਲ ਵਿਚ ਸੀ ਕਿ ਵਸਿਸ਼ਟ ਵਰਗ ਨੂੰ ਸਿਰਫ ਅੰਗਰੇਜ਼ੀ ਮਾਧਿਅਮ ਵਿਚ ਸਿਖਿਅਤ ਕੀਤਾ ਜਾਵੇ ਅਤੇ ਦੂਸਰੇ ਲੋਕਾਂ ਨੂੰ ਮੁਢਲੀ ਸਿੱਖਿਆ ਸਥਾਨਕ ਬੋਲੀ ਵਿਚ ਦਿੱਤੀ ਜਾਵੇ ਅਤੇ ਉਹਨਾਂ ਵਿਚ ਜਿਹੜੇ ਬੋੜੇ ਜਿਹੇ ਲੋਕ ਸੈਕੰਡਰੀ ਪੱਧਰ ਤੇ ਪੜ੍ਹਾਈ ਜਾਰੀ ਰੱਖਣ, ਉਹਨਾਂ ਦਾ ਮਾਧਿਅਮ ਅੰਗਰੇਜ਼ੀ ਵਿਚ ਤਬਦੀਲ ਕਰ ਦਿੱਤਾ ਜਾਵੇ" (112)।

ਬਰਤਾਨੀਆ ਦੀਆਂ ਅਫਰੀਕੀ ਬਸਤੀਆਂ ਵਿਚ ਵੀ ਹਾਲਾਤ ਹਿੰਦੁਸਤਾਨ ਵਰਗੇ ਸਨ। ਮੁਢਲੇ ਸਾਲਾਂ ਦੌਰਾਨ ਵਿਦਿਆ ਸਥਾਨਕ ਬੋਲੀਆਂ ਵਿਚ ਦਿੱਤੀ ਜਾਂਦੀ ਸੀ। ਜਦੋਂ ਵਿਦਿਆਰਥੀ ਸੈਕੰਡਰੀ ਅਤੇ ਉੱਚ ਵਿਦਿਆ ਪੜ੍ਹਦਾ ਸੀ ਤਾਂ ਉਸ ਦਾ ਮਾਧਿਅਮ ਅੰਗਰੇਜ਼ੀ ਹੋ ਜਾਂਦਾ ਸੀ। ਅਫਰੀਕਾ ਵਿਚ ਵਿਦਿਆ ਦੀਆਂ ਨੀਤੀਆਂ ਬਣਾਉਣ ਵਾਲਿਆਂ ਦੀ ਸੋਚ ਸੀ ਕਿ ਇਸ ਤੋਂ ਬਿਨਾਂ ਕੋਈ ਚਾਰਾ ਨਹੀਂ ਹੈ। ਉਹਨਾਂ ਦੇ ਮਨਾਂ ਵਿਚ ਅਫਰੀਕੀ ਸਭਿਆਚਾਰ ਅਤੇ ਗਿਆਨ ਦਾ ਕੋਈ ਆਦਰ ਨਹੀਂ ਸੀ। ਸੰਨ 1873 ਵਿਚ ਪੱਛਮੀ ਅਫਰੀਕਾ ਦਾ ਵਿਦਿਅਕ ਇਨਸਪੈਕਟਰ ਰੈਵਰੈਂਡ ਮੈਟਕਾਫ ਸੰਟਰ ਮਹਿਸੂਸ ਕਰਦਾ ਸੀ ਕਿ "ਅਫਰੀਕੀ ਲੋਕਾਂ ਦਾ ਆਪਣਾ ਕੋਈ ਇਤਿਹਾਸ ਨਹੀਂ ਹੈ" ਅਤੇ ਉਹ ਸਥਾਨਕ ਬੋਲੀਆਂ ਵਿਚ ਵਿਦਿਆ ਦੇਣ ਦਾ ਸਖਤ ਵਿਰੋਧੀ ਸੀ (Phillipson, 116)।

ਅਫਰੀਕਾ ਦੇ ਕਈ ਹਿੱਸਿਆਂ ਵਿਚ ਰਾਸ਼ਟਰਵਾਦੀਆਂ ਵਲੋਂ ਸਕੂਲ ਚਲਾਏ ਜਾਂਦੇ ਸਨ, ਜਿਹਨਾਂ ਵਿਚ ਵਿਦਿਆ ਸਥਾਨਕ ਬੋਲੀਆਂ ਵਿਚ ਦਿੱਤੀ ਜਾਂਦੀ ਸੀ। ਕੁੱਝ ਕੁ ਕੇਸਾਂ ਵਿਚ ਬਸਤੀਵਾਦੀ ਅਥਾਰਟੀਆਂ ਨੇ ਇਹਨਾਂ ਸਕੂਲਾਂ ਨੂੰ ਆਪਣੇ ਅਧੀਨ ਲੈ ਕੇ ਅੰਗਰੇਜ਼ੀ ਨੂੰ ਵਿਦਿਆ ਦੇ ਮਾਧਿਅਮ ਦੇ ਤੌਰ ਉੱਤੇ ਠੋਸ ਦਿੱਤਾ। ਕੀਨੀਆ ਦਾ ਲੇਖਕ ਗੂਗੀ ਵਾ ਬਿਐਂਗੋ, ਪ੍ਰਾਇਮਰੀ ਸਕੂਲ ਦੇ ਆਪਣੇ ਅਨੁਭਵ ਬਾਰੇ ਇਸ ਤਰ੍ਹਾਂ ਲਿਖਦਾ ਹੈ:

ਕੀਨੀਆ ਵਿਚ 1952 ਵਿਚ ਐਮਰਜੈਂਸੀ ਹਾਲਤਾਂ ਦਾ ਐਲਾਨ ਕਰਕੇ ਦੇਸ਼ਭਗਤ ਰਾਸ਼ਟਰਵਾਦੀਆਂ ਵਲੋਂ ਚਲਾਏ ਜਾਂਦੇ ਸਾਰੇ ਸਕੂਲਾਂ ਨੂੰ ਬਸਤੀਵਾਦੀ ਹਾਕਮਾਂ ਨੇ ਆਪਣੇ ਅਧੀਨ ਕਰ ਲਿਆ ਅਤੇ ਉਹਨਾਂ ਨੂੰ ਅੰਗਰੇਜ਼ੀ ਦੀ ਪ੍ਰਧਾਨਗੀ ਹੇਠ ਚਲਾਏ ਡਿਸਟ੍ਰਿਕਟ ਐਜੂਕੇਸ਼ਨ ਬੋਰਡ ਅਧੀਨ ਕਰ ਦਿੱਤਾ। ਅੰਗਰੇਜ਼ੀ ਮੇਰੀ ਰਸਮੀ ਵਿਦਿਆ ਦੀ ਭਾਸ਼ਾ ਬਣ ਗਈ। ਕੀਨੀਆ ਵਿਚ ਅੰਗਰੇਜ਼ੀ ਇਕ ਭਾਸ਼ਾ ਤੋਂ ਕਿਤੇ ਵੱਧ ਬਣ ਗਈ: ਇਹ ਅਜਿਹੀ ਭਾਸ਼ਾ ਬਣ ਗਈ, ਜਿਸ ਅੱਗੇ ਬਾਕੀ ਸਾਰੀਆਂ (ਭਾਸ਼ਾਵਾਂ) ਨੂੰ ਸਤਿਕਾਰ ਨਾਲ ਸਿਰ ਝੁਕਾਉਣਾ ਪੈਂਦਾ ਸੀ (114)।

ਸਮੁੱਚੇ ਰੂਪ ਵਿਚ ਬਸਤੀਵਾਦੀ ਵਿਦਿਅਕ ਪ੍ਰਬੰਧ ਇਸ ਢੰਗ ਨਾਲ ਤਿਆਰ ਕੀਤਾ ਗਿਆ ਸੀ ਕਿ ਢਾਂਚਾਗਤ ਪੱਧਰ ਉੱਪਰ ਸਕੂਲ ਸਿਸਟਮ ਵਿਚ ਅੰਗਰੇਜ਼ੀ ਨੂੰ ਫਾਇਦਾ ਪਹੁੰਚਦਾ ਸੀ। ਵਿਦਿਆ ਦੇ ਬੱਜਟ ਦਾ ਵੱਡਾ ਹਿੱਸਾ ਅੰਗਰੇਜ਼ੀ ਪੜ੍ਹਾਉਣ ਉੱਪਰ ਲਾਇਆ ਜਾਂਦਾ ਸੀ। ਇਸਦੇ ਨਾਲ ਹੀ ਪਾਠਕ੍ਰਮ ਦੇ ਸੰਬੰਧ ਵਿਚ ਮਿਡਲ, ਸੈਕੰਡਰੀ ਅਤੇ ਉੱਚ ਵਿਦਿਆ ਦੇ ਪੱਧਰ ਉੱਤੇ ਅੰਗਰੇਜ਼ੀ ਨੂੰ ਪ੍ਰਮੁੱਖਤਾ ਦਿੱਤੀ ਜਾਂਦੀ ਸੀ। ਉਦਾਹਰਨ ਲਈ, ਅਗਲੀ ਜਮਾਤ ਵਿਚ ਚੜ੍ਹਨ ਲਈ ਵਿਦਿਆਰਥੀ ਲਈ ਅੰਗਰੇਜ਼ੀ ਵਿਸ਼ੇ ਵਿਚੋਂ ਪਾਸ ਹੋਣਾ ਜ਼ਰੂਰੀ ਸੀ। ਬੇਸ਼ੱਕ ਕਿਸੇ ਵਿਦਿਆਰਥੀ ਨੇ ਦੂਸਰੇ ਵਿਸ਼ਿਆਂ ਵਿਚ ਚੰਗੇ ਨੰਬਰ ਲਏ ਹੋਣ, ਪਰ ਜੇ ਉਹ ਅੰਗਰੇਜ਼ੀ ਵਿਚੋਂ ਫੇਲ ਹੋ ਜਾਵੇ ਤਾਂ ਉਸਨੂੰ ਫੇਲ ਮੰਨਿਆ ਜਾਂਦਾ ਸੀ। ਗੂਗੀ ਵਾ ਬਿਐਂਗੋ ਕੀਨੀਆ ਵਿਚ ਅਜਿਹੇ ਵਰਤਾਰੇ ਨੂੰ ਇਸ ਤਰ੍ਹਾਂ ਬਿਆਨ ਕਰਦਾ ਹੈ,

ਮੇਰੇ ਸਮੇਂ ਦੌਰਾਨ, ਪ੍ਰਾਇਮਰੀ ਤੋਂ ਸੈਕੰਡਰੀ ਵਿਚ ਜਾਣ ਦੀ ਚੋਣ ਇਕ ਇਮਤਿਹਾਨ ਰਾਹੀਂ ਹੁੰਦੀ ਸੀ, ਜਿਸ ਨੂੰ ਕੀਨੀਆ ਅਫਰੀਕਨ ਪ੍ਰੀਲੈਮੀਨਰੀ ਐਗਜ਼ਾਮੇਨੇਸ਼ਨ ਕਿਹਾ ਜਾਂਦਾ ਸੀ। ਇਸ ਇਮਤਿਹਾਨ ਵਿਚ ਇਕ ਜਣੇ ਨੂੰ ਕੁਦਰਤੀ ਪੜ੍ਹਾਈ ਤੋਂ ਲੈ ਕੇ ਸਵਾਹਲੀ (ਸਥਾਨਕ ਬੋਲੀ) ਤੱਕ ਛੇ ਵਿਸ਼ੇ ਪਾਸ ਕਰਨੇ ਪੈਂਦੇ ਸਨ। ਸਾਰੇ ਪੇਪਰ ਅੰਗਰੇਜ਼ੀ ਵਿਚ ਲਿਖੇ ਹੁੰਦੇ ਸਨ। ਕੋਈ ਵੀ ਵਿਅਕਤੀ ਇਸ ਇਮਤਿਹਾਨ ਵਿਚੋਂ ਪਾਸ ਨਹੀਂ ਸੀ ਹੁੰਦਾ, ਜੇ ਉਹ ਅੰਗਰੇਜ਼ੀ ਦੇ ਪੇਪਰ ਵਿਚੋਂ ਫੇਲ ਹੋ ਜਾਵੇ। ਦੂਸਰੇ ਵਿਸ਼ਿਆਂ ਵਿਚੋਂ ਉਸਦੇ ਬਹੁਤ ਚੰਗੇ ਨਤੀਜੇ ਆਏ ਹੋਣ ਨਾਲ ਵੀ ਕੋਈ ਫਰਕ ਨਹੀਂ ਸੀ ਪੈਂਦਾ (115)।

ਇਸ ਤਰ੍ਹਾਂ ਬਰਤਾਨਵੀ ਸਾਮਰਾਜ ਦੇ ਅੰਗਰੇਜ਼ੀ ਨਾ ਬੋਲਣ ਵਾਲੇ ਖਿੱਤਿਆਂ ਵਿਚ ਅੰਗਰੇਜ਼ੀ ਨੂੰ ਇਕ ਗਲਬੇ ਵਾਲੀ ਬੋਲੀ ਦੇ ਤੌਰ ਉੱਤੇ ਸਥਾਪਤ ਕੀਤਾ ਗਿਆ। ਇਸ ਕੰਮ ਵਿਚ ਬਰਤਾਨਵੀ ਬਸਤੀਵਾਦੀ ਪ੍ਰਸ਼ਾਸਕਾਂ ਨੂੰ ਬਰਤਾਨੀਆ ਵਿਚੋਂ ਪੂਰਾ ਸਮਰਥਨ ਪ੍ਰਾਪਤ ਸੀ। ਬਰਤਾਨੀਆ ਦੇ ਕਈ ਲੇਖਕ ਮਹਿਸੂਸ ਕਰਦੇ ਸਨ ਕਿ ਅੰਗਰੇਜ਼ੀ ਬੋਲੀ ਇਕ ਮਹਾਨ ਬੋਲੀ ਹੈ ਅਤੇ ਇਸ ਦਾ ਦੁਨੀਆਂ ਦੇ ਸਾਰੇ ਲੋਕਾਂ ਨੂੰ ਫਾਇਦਾ ਹੋਵੇਗਾ। ਦੂਸਰਿਆਂ ਦਾ ਵਿਚਾਰ ਸੀ ਕਿ ਅੰਗਰੇਜ਼ੀ ਦੀ ਇਹ ਹੋਣੀ ਹੈ ਕਿ ਉਹ ਦੁਨੀਆਂ ਦੀ ਨੰਬਰ ਇਕ ਭਾਸ਼ਾ ਬਣੇ। ਧਾਰਮਿਕ ਅਦਾਰਿਆਂ ਨੇ ਵੀ ਅੰਗਰੇਜ਼ੀ ਬੋਲੀ ਨੂੰ ਆਪਣਾ ਸਮਰਥਨ ਦਿੱਤਾ। ਕਈ ਧਾਰਮਿਕ ਲੋਕਾਂ ਦਾ ਵਿਚਾਰ ਸੀ ਕਿ ਬਰਤਾਨੀਆ ਨੂੰ ਦੁਨੀਆਂ ਦੇ ਦੂਸਰੇ ਲੋਕਾਂ ਨੂੰ "ਕੁਲੀਨ ਬੋਲੀ" ਸਿਖਾਉਣ ਦੀ ਜ਼ਿੰਮੇਵਾਰੀ ਰੱਬ ਦੀ ਇੱਛਾ ਨਾਲ ਦਿੱਤੀ ਗਈ ਹੈ। ਹਿੰਦੁਸਤਾਨ ਦੇ ਸੰਬੰਧ ਵਿਚ ਧਾਰਮਿਕ ਲੋਕ ਇਹ ਵੀ ਸੋਚਦੇ ਸਨ ਕਿ "ਅੰਗਰੇਜ਼ੀ ਬੋਲੀ ਦੀ ਵਰਤੋਂ ਅਤੇ ਸਮਝ ਹਿੰਦੂਆਂ ਨੂੰ ਤਰਕ ਦੇ ਯੋਗ ਬਣਾਏਗੀ ਅਤੇ ਤਰਕਸ਼ੀਲ ਅਤੇ ਕ੍ਰਿਸਚੀਅਨ ਪ੍ਰਾਣੀਆਂ ਦੇ ਤੌਰ ਉੱਤੇ ਆਪਣੇ ਫਰਜ਼ਾਂ ਬਾਰੇ ਨਵੇਂ ਅਤੇ ਚੰਗੇ ਵਿਚਾਰ ਹਾਸਲ ਕਰਨ ਦੇ ਯੋਗ ਬਣਾਏਗੀ" (Pennycook: 101)।

ਅਮਰੀਕੀ ਬਸਤੀਵਾਦੀਆਂ ਨੇ ਆਪਣੀਆਂ ਬਸਤੀਆਂ ਵਿਚ ਵੀ ਅੰਗਰੇਜ਼ੀ ਠੋਸੀ। ਪੈਨੀਕੁੱਕ ਆਪਣੀ ਕਿਤਾਬ ਵਿਚ ਪਿਉਰਟੋ ਰੀਕੋ, ਫਿਲਪੀਨ ਅਤੇ ਗੁਆਮ ਦੀਆਂ ਉਦਾਹਰਨਾਂ ਦਿੰਦਾ ਹੈ। ਪਿਉਰਟੋ ਰੀਕੋ ਵਿਚ ਅੰਗਰੇਜ਼ੀ ਨੂੰ ਸਰਕਾਰ, ਵਿਦਿਆ ਅਤੇ ਸਰਕਾਰੀ ਜੀਵਨ ਦੀ ਭਾਸ਼ਾ ਬਣਾਇਆ ਗਿਆ। ਫਿਲਪੀਨ ਵਿਚ ਅਮਰੀਕੀ ਹਾਕਮ ਦੂਸਰੇ ਲੋਕਾਂ ਨੂੰ ਦਿਖਾਉਣ ਯੋਗ ਇਕ ਏਸ਼ੀਅਨ ਡੈਮੋਕਰੇਸੀ ਸਥਾਪਤ ਕਰਨਾ ਚਾਹੁੰਦੇ ਸਨ। ਅਜਿਹਾ ਕਰਨ ਲਈ ਉਹਨਾਂ ਦਾ ਮੁੱਖ ਧਿਆਨ ਸਕੂਲਾਂ, ਅੰਗਰੇਜ਼ੀ ਅਤੇ ਪੜ੍ਹੇ ਲਿਖੇ ਨਾਗਰਿਕ ਉੱਪਰ ਕੇਂਦਰਿਤ ਸੀ। ਸੰਨ 1898 ਵਿਚ ਦੱਖਣੀ ਸ਼ਾਂਤ ਮਹਾਂਸਾਗਰ ਵਿਚਲਾ ਟਾਪੂ ਗੁਆਮ ਅਮਰੀਕੀ ਸ਼ਾਸਨ ਅਧੀਨ ਆ ਗਿਆ। ਸੰਨ 1906 ਵਿਚ ਅੰਗਰੇਜ਼ੀ ਨੂੰ ਉੱਥੋਂ ਦੀਆਂ ਅਦਾਲਤਾਂ ਅਤੇ ਸਰਕਾਰੀ ਕੰਮਕਾਜ ਦੀ ਬੋਲੀ ਬਣਾ ਦਿੱਤਾ ਗਿਆ। ਸੰਨ 1922 ਵਿਚ ਵਿਦਿਆਰਥੀਆਂ ਨੂੰ ਸਕੂਲਾਂ ਵਿਚ ਉੱਥੋਂ ਦੀ ਸਥਾਨਕ ਬੋਲੀ ਚੈਮੋਰੋ ਬੋਲਣ ਦੀ ਮਨਾਹੀ ਕਰ ਦਿੱਤੀ ਗਈ ਅਤੇ ਚੈਮੋਰੋ ਦੀਆਂ ਡਿਕਸ਼ਨਰੀਆਂ ਨੂੰ ਅੱਗ ਲਾ ਦਿੱਤੀ ਗਈ (Phillipson: 153)।

ਉੱਤਰ ਬਸਤੀਵਾਦੀ ਦੌਰ ਵਿਚ ਅੰਗਰੇਜ਼ੀ ਨੂੰ ਪ੍ਰੋਤਸਾਹਣ

ਦੂਜੀ ਸੰਸਾਰ ਜੰਗ ਤੋਂ ਬਾਅਦ ਬਰਤਾਨੀਆ ਅਤੇ ਅਮਰੀਕਾ ਨੇ ਅੰਗਰੇਜ਼ੀ ਨਾ ਬੋਲਣ ਵਾਲੇ ਤੀਜੀ ਦੁਨੀਆਂ ਦੇ ਦੇਸ਼ਾਂ ਵਿਚ ਅੰਗਰੇਜ਼ੀ ਦਾ ਪਸਾਰ ਕਰਨ ਲਈ ਬਹੁਤ ਯਤਨ ਕੀਤੇ। ਉਹਨਾਂ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਉਹ ਸਮਝਦੇ ਸਨ ਕਿ ਅੰਗਰੇਜ਼ੀ ਦੀ ਸਿਖਲਾਈ ਆਪਣੇ ਆਪ ਵਿਚ ਉਹਨਾਂ ਲਈ ਇਕ ਵੱਡਾ ਵਪਾਰ ਹੈ, ਇਹ ਤੀਜੀ ਦੁਨੀਆਂ ਦੇ ਦੇਸ਼ਾਂ ਨਾਲ ਉਹਨਾਂ ਦੇ (ਬਰਤਾਨੀਆ ਅਤੇ ਅਮਰੀਕਾ ਦੇ) ਵਪਾਰ ਵਿਚ ਵਾਧਾ ਕਰਨ ਵਿਚ ਮਦਦਗਾਰ ਹੈ ਅਤੇ ਇਹ ਉਹਨਾਂ ਦੀ ਵਿਦੇਸ਼ੀ ਨੀਤੀ ਦੇ ਉਦੇਸ਼ਾਂ ਦੀ ਪ੍ਰਫੁੱਲਤਾ ਲਈ ਸਹਾਈ ਹੈ। ਇਸ ਦੇ ਨਾਲ ਹੀ ਅੰਗਰੇਜ਼ੀ ਦਾ ਪ੍ਰੋਤਸਾਹਣ ਵਿਕਾਸ ਦੇ ਨਿਜ਼ਾਮ ਦਾ ਇਕ ਪ੍ਰਮੁੱਖ ਮੁੱਦਾ ਬਣ ਗਿਆ। ਸਮੁੱਚੇ ਰੂਪ ਵਿਚ ਦੂਜੀ ਸੰਸਾਰ ਜੰਗ ਤੋਂ ਬਾਅਦ ਤੀਜੀ ਦੁਨੀਆਂ ਦੇ ਦੇਸ਼ਾਂ ਉੱਪਰ ਉਹਨਾਂ (ਅਮਰੀਕਾ ਅਤੇ ਬਰਤਾਨੀਆ) ਦਾ ਅਸਰ ਰਸੂਖ ਅਤੇ ਕੰਟਰੋਲ ਕਾਇਮ ਰੱਖਣ ਵਿਚ ਅੰਗਰੇਜ਼ੀ ਦੇ ਪਸਾਰ ਨੇ 'ਗੰਨ ਬੋਟ ਡਿਪਲੋਮੈਸੀ ਭਾਵ ਹਥਿਆਰਾਂ ਦੀ ਕੂਟਨੀਤੀ' ਦੀ ਥਾਂ ਲੈ ਲਈ।

ਬਰਤਾਨੀਆ ਲਈ ਬ੍ਰਿਟਿਸ਼ ਕਾਉਂਸਲ ਨਾਂ ਦੀ ਨੀਮ ਸਰਕਾਰੀ ਸੰਸਥਾ ਅੰਗਰੇਜ਼ੀ ਦੇ ਪਸਾਰ ਲਈ ਕੰਮ ਕਰ ਰਹੀ ਹੈ। ਇਹ ਸੰਸਥਾ 1934 ਵਿਚ ਬਾਹਰਲੇ ਦੇਸ਼ਾਂ ਵਿਚ ਜਰਮਨੀ ਅਤੇ ਇਟਲੀ ਦੇ ਪ੍ਰਾਪੇਗੰਡੇ ਦਾ ਮੁਕਾਬਲਾ ਕਰਨ ਲਈ ਹੋਂਦ ਵਿਚ ਆਈ ਸੀ। ਬ੍ਰਿਟਿਸ਼ ਕਾਉਂਸਲ ਦਾ ਮੁੱਖ ਮਕਸਦ ਅੰਗਰੇਜ਼ੀ ਨੂੰ ਪ੍ਰੋਤਸਾਹਣ ਦੇਣਾ ਅਤੇ ਬਰਤਾਨੀਆ ਅਤੇ ਇਸ ਦੇ ਸਭਿਆਚਾਰ ਬਾਰੇ ਸਮਝ ਅਤੇ ਗਿਆਨ ਵਿਚ ਵਾਧਾ ਕਰਨਾ ਹੈ। ਸੰਨ 1935 ਵਿਚ ਬ੍ਰਿਟਿਸ਼ ਕਾਉਂਸਲ ਦੇ ਰਸਮੀ ਉਦਘਾਟਨ ਸਮੇਂ ਵੇਲਜ਼ ਦੇ ਪ੍ਰਿੰਸ ਵਲੋਂ ਦਿੱਤੇ ਭਾਸ਼ਨ ਦੇ ਕੁੱਝ ਹਿੱਸੇ ਇਸ ਉਦੇਸ਼ ਦੀ ਸਪਸ਼ਟ ਰੂਪ ਵਿਚ ਪੁਸ਼ਟੀ ਕਰਦੇ ਹਨ:

ਜ਼ਰੂਰੀ ਹੈ ਕਿ ਸਾਡੇ ਕੰਮ ਦਾ ਆਧਾਰ ਅੰਗਰੇਜ਼ੀ ਬੋਲੀ ਹੋਵੇ... (ਅਤੇ) ਸਾਡਾ ਨਿਸ਼ਾਨਾ ਆਪਣੀ ਬੋਲੀ ਬਾਰੇ ਸਤਹੀ ਗਿਆਨ ਦੇਣ ਤੋਂ ਕਿਤੇ ਵੱਧ ਹੋਣਾ ਚਾਹੀਦਾ ਹੈ। ਸਾਡਾ ਉਦੇਸ਼ ਵੱਧ ਤੋਂ ਵੱਧ ਲੋਕਾਂ ਦੀ ਸਾਡੇ ਇਤਿਹਾਸ, ਕਲਾ ਅਤੇ ਵਿਗਿਆਨ ਅਤੇ ਸਿਆਸੀ ਅਮਲ ਵਿਚ ਸਾਡੇ ਮਹੱਤਵਪੂਰਨ ਯੋਗਦਾਨ ਬਾਰੇ ਜਾਣਨ ਵਿਚ ਮਦਦ ਕਰਨਾ ਹੈ। ਅਜਿਹਾ ਕਰਨ ਦਾ ਸੱਭ ਤੋਂ ਬਿਹਤਰ ਢੰਗ ਵਿਦੇਸ਼ਾਂ ਵਿਚ ਆਪਣੀ ਬੋਲੀ ਦੀ ਪੜ੍ਹਾਈ ਨੂੰ ਪ੍ਰੋਤਸਾਹਿਤ ਕਰਨਾ ਹੈ... (Quoted in Phillipson, 1992: 138).

ਸ਼ੁਰੂ ਸ਼ੁਰੂ ਵਿਚ ਕਾਉਂਸਲ ਦੀਆਂ ਬਹੁ-ਗਿਣਤੀ ਸਰਗਰਮੀਆਂ ਯੂਰਪ ਵਿਚ ਕੀਤੀਆਂ ਗਈਆਂ ਅਤੇ ਉਹਨਾਂ ਦਾ ਕੇਂਦਰ ਸਭਿਆਚਾਰ ਰਿਹਾ। ਦੂਜੀ ਸੰਸਾਰ ਜੰਗ ਤੋਂ ਬਾਅਦ ਇਸ ਦੇ ਕੰਮ ਵਿਚ ਤਬਦੀਲੀ ਆਈ ਅਤੇ ਇਸ ਦਾ ਕਾਰਜ ਖੇਤਰ ਤੀਜੀ ਦੁਨੀਆਂ ਦੇ ਦੇਸ਼ ਬਣ ਗਏ ਅਤੇ ਇਸ ਦੀਆਂ ਸਰਗਰਮੀਆਂ ਦਾ ਕੇਂਦਰ ਵਿਦਿਆ ਬਣ ਗਈ। ਬੇਸ਼ੱਕ ਕਾਉਂਸਲ ਇਹ ਦਾਅਵਾ ਕਰਦੀ ਸੀ ਕਿ ਉਸ ਦਾ ਕੰਮ ਤੀਜੀ ਦੁਨੀਆਂ ਦੇ ਦੇਸ਼ਾਂ ਵਿਚ ਅੰਗਰੇਜ਼ੀ ਦੀ ਵਿਦਿਆ ਨੂੰ ਪ੍ਰੋਤਸਾਹਣ ਦੇਣਾ ਸੀ, ਪਰ ਉਹ ਇਸ ਗੱਲ ਤੋਂ ਵੀ ਪੂਰੀ ਤਰ੍ਹਾਂ ਸੁਚੇਤ ਸੀ ਕਿ ਉਸਦਾ ਕੰਮ ਵਿਦੇਸ਼ਾਂ ਵਿਚ ਬਰਤਾਨੀਆ ਦੇ ਵਪਾਰਕ ਹਿਤਾਂ ਨੂੰ ਪ੍ਰੋਤਸਾਹਣ ਕਰਨਾ ਵੀ ਹੈ। ਕਾਉਂਸਲ ਦੀ ਸੰਨ 1968-69 ਸਾਲਾਨਾ ਰਿਪੋਰਟ ਵਿਚ ਇਸ ਤਰ੍ਹਾਂ ਲਿਖਿਆ ਹੈ, "ਅੰਗਰੇਜ਼ੀ ਨੂੰ ਅੰਤਰਰਾਸ਼ਟਰੀ ਵਪਾਰ ਦੀ ਬੋਲੀ ਵਜੋਂ ਉਤਸ਼ਾਹਿਤ ਕਰਨ (ਅਤੇ) ਦੁਨੀਆਂ ਨੂੰ ਸਾਡੇ ਸੇਲਜ਼ਮੈਨਾਂ ਲਈ ਖੋਲ੍ਹਣ ਦਾ ਸਾਨੂੰ ਸਵਾਗਤ ਕਰਨਾ ਚਾਹੀਦਾ ਹੈ" (quoted in Pennycook: 149). ਬ੍ਰਿਟਿਸ਼ ਕਾਉਂਸਲ ਦਾ ਬਰਤਾਨੀਆ ਸਰਕਾਰ ਨਾਲ ਬਹੁਤ ਨੇੜੇ ਦਾ ਰਿਸ਼ਤਾ ਹੈ। ਉਦਾਹਰਨ ਲਈ, ਸੰਨ 1937-41 ਵਿਚਕਾਰ ਕਾਉਂਸਲ ਦਾ ਚੇਅਰਮੈਨ ਲਾਰਡ ਲੌਇਡ ਸੀ। ਉਸ ਹੀ ਵੇਲੇ ਉਹ ਬਸਤੀਆਂ ਲਈ ਸੈਕਟਰੀ ਆਫ ਸਟੇਟ ਸੀ। ਸ਼ੁਰੂ ਤੋਂ ਹੀ ਕਾਉਂਸਲ ਨੂੰ ਚਲਾਉਣ ਲਈ ਜ਼ਿਆਦਾ ਪੈਸੇ ਸਰਕਾਰ ਤੋਂ ਮਿਲਦੇ ਆਏ ਹਨ। ਵਿਦੇਸ਼ਾਂ ਵਿਚ ਕੰਮ ਕਰਦੇ ਸਮੇਂ ਇਹ ਬ੍ਰਿਟਿਸ਼ ਐਂਬੈਸੀਆਂ ਨਾਲ ਨੇੜਲਾ ਸੰਬੰਧ ਰੱਖਦੀ ਹੈ। ਨਤੀਜੇ ਵਜੋਂ ਕਾਉਂਸਲ ਦੀਆਂ ਨੀਤੀਆਂ ਅਤੇ ਪ੍ਰੋਗਰਾਮ ਨਿਰਧਾਰਿਤ ਕਰਨ ਵਿਚ ਬਰਤਾਨਵੀ ਸਰਕਾਰ ਮਹੱਤਵਪੂਰ ਰੋਲ ਨਿਭਾਉਂਦੀ ਹੈ।

1934 ਤੋਂ ਬਾਅਦ ਬ੍ਰਿਟਿਸ਼ ਕਾਉਂਸਲ ਦਾ ਵੱਡਾ ਪਸਾਰ ਹੋਇਆ ਹੈ। 1935 ਵਿਚ ਇਸਦਾ ਬੱਜਟ 6000 ਪੌਂਡ ਸੀ, ਅਤੇ 1989/90 ਵਿਚ ਇਹ ਵੱਧ ਕੇ 32 ਕ੍ਰੋੜ 10 ਲੱਖ ਪੌਂਡ ਹੋ ਗਿਆ (Phillipson: 138)। ਸੰਨ 1997/98 ਦੌਰਾਨ ਕਾਉਂਸਲ ਦੇ 109 ਦੇਸ਼ਾਂ ਵਿਚ ਦਫਤਰ ਸਨ। ਉਸ ਸਮੇਂ ਦੌਰਾਨ ਇਹ ਦੁਨੀਆਂ ਭਰ ਵਿਚ 118 ਟੀਚਿੰਗ ਸੈਂਟਰ ਅਤੇ 209 ਲਾਇਬ੍ਰੇਰੀਆਂ ਚਲਾ ਰਹੀ ਸੀ। ਇਹਨਾਂ ਲਾਇਬ੍ਰੇਰੀਆਂ ਦੀ ਸਮੁੱਚੀ ਮੈਂਬਰਸ਼ਿੱਪ ਸਾਢੇ ਚਾਰ ਲੱਖ ਸੀ (British Council Web Site, 1998)। ਕਾਉਂਸਲ ਦੀ ਸਾਲ 2005-06 ਦੀ ਸਾਲਾਨਾ ਰਿਪੋਰਟ ਮੁਤਾਬਕ ਇਸ ਬੱਜਟ ਸਾਲ ਦੌਰਾਨ ਕਾਉਂਸਲ ਵਲੋਂ ਖਰਚੀ ਗਈ ਕੁੱਲ ਰਕਮ 50 ਕਰੋੜ ਪੌਂਡ ਤੋਂ ਵੱਧ ਸੀ। ਇਸ ਵਿੱਚੋਂ ਕਾਉਂਸਲ ਨੇ ਅੰਗਰੇਜ਼ੀ ਦੀ ਪੜ੍ਹਾਈ ਨੂੰ ਪ੍ਰੋਤਸਾਹਣ ਦੇਣ ਲਈ 18.9 ਕਰੋੜ ਪੌਂਡ ਖਰਚ ਕੀਤੇ।

ਦੁਨੀਆਂ ਭਰ ਵਿਚ ਅੰਗਰੇਜ਼ੀ ਦਾ ਪ੍ਰਚਾਰ ਕਰਨ ਲਈ ਬ੍ਰਿਟਿਸ਼ ਕਾਉਂਸਲ ਕਈ ਤਰ੍ਹਾਂ ਦੀਆਂ ਸਰਗਰਮੀਆਂ ਕਰਦੀ ਹੈ, ਜਿਹਨਾਂ ਵਿਚ ਦੂਜੇ ਦੇਸ਼ਾਂ ਵਿਚ ਟੀਚਿੰਗ ਸੈਂਟਰ ਸਥਾਪਤ ਕਰਨਾ, ਦੂਜੇ ਦੇਸ਼ਾਂ ਵਿਚ ਖੁਲ੍ਹੇ ਬਰਤਾਨੀਆ ਦੇ ਸਕੂਲਾਂ ਨੂੰ ਸਮਰਥਨ ਦੇਣਾ, ਪਾਠਕ੍ਰਮ ਅਤੇ ਸਿਲੇਬਸ ਤਿਆਰ ਕਰਨ ਵਿਚ ਮਦਦ ਕਰਨ ਲਈ ਕਾਉਂਸਲ ਦੇ ਅਫਸਰਾਂ ਨੂੰ ਦੂਜੇ ਦੇਸ਼ਾਂ ਵਿਚ ਭੇਜਣਾ, ਅਧਿਆਪਕਾਂ ਨੂੰ ਸਿਖਲਾਈ ਦੇਣਾ, ਅੰਗਰੇਜ਼ੀ ਭਾਸ਼ਾ ਬਾਰੇ ਹੋ ਰਹੀਆਂ ਕਾਨਫਰੰਸਾਂ ਅਤੇ ਸੈਮੀਨਾਰਾਂ ਲਈ ਸਹਾਇਤਾ ਦੇਣਾ ਅਤੇ ਅੰਗਰੇਜ਼ੀ ਦੀਆਂ ਕਿਤਾਬਾਂ ਦੇ ਪ੍ਰਕਾਸ਼ਨ ਵਿਚ ਸਹਾਇਤਾ ਕਰਨ ਵਰਗੀਆਂ

ਗਤੀਵਿਧੀਆਂ ਸ਼ਾਮਲ ਹਨ। ਇਹ ਗਤੀਵਿਧੀਆਂ ਕਰਦੇ ਸਮੇਂ ਕਾਉਂਸਲ ਬਰਤਾਨੀਆ ਦੇ ਹਿਤਾਂ ਨੂੰ ਕਦੇ ਵੀ ਨਹੀਂ ਭੁੱਲਦੀ। ਉਦਾਹਰਨ ਲਈ 1998 ਵਿੱਚ ਕਾਉਂਸਲ ਦੇ ਵੈੱਬਸਾਈਟ ਉੱਪਰ ਇਸ ਤਰ੍ਹਾਂ ਲਿਖਿਆ ਹੋਇਆ ਸੀ, "ਦੁਨੀਆਂ ਵਿੱਚ ਕਿਤਾਬਾਂ ਦੇ ਨਿਰਯਾਤ ਵਿੱਚ ਬਰਤਾਨੀਆ ਦੀ ਇੱਕ ਵੱਡੀ ਸਨਅਤ ਹੈ - ਕਿਤਾਬਾਂ ਦੇ ਨਿਰਯਾਤ ਵਿੱਚੋਂ ਹਰ ਸਾਲ 1.05 ਅਰਬ ਪੌਂਡ ਕਮਾਏ ਜਾਂਦੇ ਹਨ। ਕਾਉਂਸਲ ਕਿਤਾਬਾਂ ਦੀ ਨੁਮਾਇਸ਼ ਅਤੇ ਮੇਲੇ ਲਾ ਕੇ, ਪ੍ਰਕਾਸ਼ਕਾਂ ਅਤੇ ਕਿਤਾਬਾਂ ਵੇਚਣ ਵਾਲਿਆਂ ਨੂੰ ਮੰਡੀ ਦੀ ਜਾਣਕਾਰੀ ਦੇ ਕੇ ਕਾਉਂਸਲ ਇਸ ਸਨਅਤ ਵਿੱਚ ਬਰਤਾਨੀਆ ਦੇ ਮੁਹਰੀ ਰੋਲ ਨੂੰ ਬਰਕਰਾਰ ਰੱਖਣ ਵਿੱਚ ਮਦਦ ਕਰਦੀ ਹੈ..." (British Council Web Site, 1998)

ਅੰਗਰੇਜ਼ੀ ਦੀ ਪੜ੍ਹਾਈ ਬਰਤਾਨੀਆ ਲਈ ਨਿਰਯਾਤ ਕਰਨ ਲਈ ਇੱਕ ਵੱਡੀ ਵਸਤ ਬਣ ਚੁੱਕੀ ਹੈ। ਦੁਨੀਆਂ ਵਿੱਚ ਅੰਗਰੇਜ਼ੀ ਦੀ ਸਥਿਤੀ ਬਾਰੇ ਬ੍ਰਿਟਿਸ਼ ਕਾਉਂਸਲ ਵਲੋਂ ਕਰਵਾਈ, ਡੇਵਿਡ ਗਰੈਡਲ ਵਲੋਂ ਕੀਤੀ ਅਤੇ ਸੰਨ 2006 ਵਿੱਚ ਪ੍ਰਕਾਸ਼ਤ ਹੋਈ ਇੱਕ ਖੋਜ ਅਨੁਸਾਰ, ਬਰਤਾਨੀਆ ਦੀ ਅੰਗਰੇਜ਼ੀ ਪੜ੍ਹਾਉਣ ਦੀ ਸਨਅਤ ਦੀ ਸਾਲਾਨਾ ਨਿਰਯਾਤ ਆਮਦਨ 1 ਅਰਬ 30 ਕ੍ਰੋੜ ਪੌਂਡ ਹੈ। ਇਸ ਦੇ ਨਾਲ ਹੀ, ਬਸਤੀਵਾਦ ਦੇ ਖਾਤਮੇ ਤੋਂ ਬਾਅਦ ਦੂਜੇ ਦੇਸ਼ਾਂ ਵਿੱਚ ਅੰਗਰੇਜ਼ੀ ਨੂੰ ਉਤਸ਼ਾਹਿਤ ਕਰਕੇ ਕਾਉਂਸਲ ਨੇ ਬਰਤਾਨੀਆ ਨੂੰ ਦੁਨੀਆਂ ਭਰ ਵਿੱਚ ਆਪਣਾ ਅਸਰ ਰਸੂਖ ਰੱਖਣ ਵਿੱਚ ਮਦਦ ਕੀਤੀ ਹੈ। 1983/84 ਦੀ ਸਾਲਾਨਾ ਰਿਪੋਰਟ ਵਿੱਚ ਕਾਉਂਸਲ ਦਾ ਚੇਅਰਮੈਨ ਇਹ ਗੱਲ ਹੇਠ ਲਿਖੇ ਸ਼ਬਦਾਂ ਵਿੱਚ ਕਹਿੰਦਾ ਹੈ:

ਬੇਸ਼ੱਕ ਹੁਣ ਸਾਡੇ ਕੋਲ ਪਹਿਲਾਂ ਵਾਂਗ ਆਪਣੀ ਮਰਜ਼ੀ ਨੋਸਣ ਦੀ ਤਾਕਤ ਨਹੀਂ ਹੈ, ਪਰ ਫਿਰ ਵੀ ਆਰਥਿਕ ਅਤੇ ਫੌਜੀ ਵਸੀਲਿਆਂ ਦੇ ਅਨੁਪਾਤ ਤੋਂ ਕਿਤੇ ਵੱਧ (ਦੁਨੀਆਂ ਵਿੱਚ) ਬਰਤਾਨੀਆ ਦਾ ਅਸਰ ਰਸੂਖ ਕਾਇਮ ਹੈ। ਕੁੱਝ ਹੱਦ ਤੱਕ ਇਹ ਇਸ ਕਰਕੇ ਹੈ ਕਿਉਂਕਿ ਅੰਗਰੇਜ਼ੀ ਸਾਇੰਸ, ਤਕਨੋਲੋਜੀ ਅਤੇ ਵਪਾਰ ਦੀ ਭਾਸ਼ਾ ਹੈ। ਇਸ ਦੀ ਤ੍ਰਿਪਤ ਨਾ ਹੋਣ ਵਾਲੀ ਮੰਗ ਹੈ ਅਤੇ ਇਸ ਮੰਗ ਪੂਰਤੀ ਲਈ ਜਾਂ ਤਾਂ ਅਸੀਂ ਮੇਜ਼ਬਾਨ ਦੇਸ਼ਾਂ ਦੇ ਵਿਦਿਅਕ ਸਿਸਟਮ ਰਾਹੀਂ ਕਦਮ ਚੁੱਕਦੇ ਹਾਂ ਜਾਂ ਜਿੱਥੇ ਮੰਡੀ ਸਹਿ ਸਕਦੀ ਹੋਵੇ, ਉੱਥੇ ਵਪਾਰਕ ਪੱਧਰ ਉੱਤੇ ਕਦਮ ਚੁੱਕਦੇ ਹਾਂ। ਸਾਡੀ ਬੋਲੀ ਸਾਡੀ ਮਹਾਨ ਸੰਪਤੀ ਹੈ, ਨੌਰਥ ਸੀ ਓਇਲ ਤੋਂ ਵੀ ਵੱਡੀ, ਅਤੇ ਇਸਦੀ ਸਪਲਾਈ ਕਦੇ ਵੀ ਨਹੀਂ ਮੁੱਕ ਸਕਦੀ... (Quoted in Phillipson: 144)

ਅੰਗਰੇਜ਼ੀ ਦੀ ਤਰੱਕੀ ਅਤੇ ਪੜ੍ਹਾਈ ਅਮਰੀਕਾ ਦੀ ਵਿਦੇਸ਼ ਨੀਤੀ ਦਾ ਇੱਕ ਮਹੱਤਵਪੂਰਨ ਹਿੱਸਾ ਰਹੀ ਹੈ। ਇਸ ਲਈ ਕਈ ਸਰਕਾਰੀ ਏਜੰਸੀਆਂ ਅਤੇ ਨਿੱਜੀ ਫਾਉਂਡੇਸ਼ਨਾਂ ਅੰਗਰੇਜ਼ੀ ਦੀ ਤਰੱਕੀ ਲਈ ਕੰਮ ਕਰਦੀਆਂ ਰਹੀਆਂ /ਕਰਦੀਆਂ ਆ ਰਹੀਆਂ ਹਨ। ਇਹਨਾਂ ਵਿੱਚੋਂ ਕੁੱਝ ਦੇ ਨਾਂ ਹਨ: ਡਿਪਾਰਟਮੈਂਟ ਆਫ ਸਟੇਟ, ਯੂਨਾਇਟਿਡ ਸਟੇਟਸ ਇਨਫਰਮੇਸ਼ਨ ਏਜੰਸੀ, ਦੀ ਏਜੰਸੀ ਫਾਰ ਇੰਟਰਨੈਸ਼ਨਲ ਡਿਵੈਲਪਮੈਂਟ (ਏਡ), ਪੀਸ ਕੌਰਪਸ, ਦੀ ਡਿਪਾਰਟਮੈਂਟ ਆਫ ਡਿਫੈਂਸ, ਫੋਰਡ ਫਾਉਂਡੇਸ਼ਨ ਅਤੇ ਕਈ ਹੋਰ ਨਿੱਜੀ ਫਾਉਂਡੇਸ਼ਨਾਂ। ਇਹਨਾਂ ਵਿੱਚੋਂ ਤਕਰੀਬਨ ਤਕਰੀਬਨ ਸਾਰੀਆਂ ਦਾ ਦਾਅਵਾ ਹੈ ਕਿ ਅੰਗਰੇਜ਼ੀ ਦੀ ਪੜ੍ਹਾਈ ਅਤੇ ਤਰੱਕੀ ਦੇ ਉਹਨਾਂ ਦੇ ਪ੍ਰੋਗਰਾਮ ਤੀਜੀ ਦੁਨੀਆਂ ਦੇ ਦੇਸ਼ਾਂ ਵਿੱਚ ਵਿਕਾਸ (ਡਿਵੈਲਪਮੈਂਟ) ਦਾ ਸਮਰਥਨ ਕਰਦੇ ਹਨ। ਉਹ ਮਹਿਸੂਸ ਕਰਦੇ ਹਨ ਕਿ ਉਹ ਅਜਿਹਾ ਮਨੁੱਖੀ ਵਸੀਲਿਆਂ (ਹਿਊਮਨ ਰੀਸੋਰਸਜ਼) ਦਾ ਵਿਕਾਸ ਕਰਕੇ ਕਰ ਰਹੇ ਹਨ। ਵਿਕਾਸ ਦੇ ਨਾਲ ਨਾਲ ਅਜਿਹੇ ਪ੍ਰੋਗਰਾਮ ਅਮਰੀਕਾ ਦੀ ਵਿਦੇਸ਼ ਨੀਤੀ ਲਈ ਵੀ ਫਾਇਦੇਮੰਦ ਹਨ। ਯੂਨਾਇਟਿਡ ਸਟੇਟ ਇਨਫਰਮੇਸ਼ਨ ਸਰਵਿਸ ਦੇ ਰਹਿ ਚੁੱਕੇ ਡਾਇਰੈਕਟਰ ਐਡਵਰਡ ਆਰ ਮੁਰੋ ਦਾ ਕਹਿਣਾ ਹੈ ਕਿ ਯੂਨਾਇਟਿਡ ਸਟੇਟ ਇਨਫਰਮੇਸ਼ਨ ਸਰਵਿਸ ਦਾ ਮਕਸਦ, ਵਿਦੇਸ਼ਾਂ ਵਿੱਚ ਅਮਰੀਕਾ ਦੀ ਵਿਦੇਸ਼ ਨੀਤੀ ਦੇ ਹੱਕ ਵਿੱਚ ਲੋਕ ਰਾਇ ਪੈਦਾ ਕਰਕੇ, ਅਮਰੀਕਾ ਦੀ ਵਿਦੇਸ਼ ਨੀਤੀ ਦੇ ਉਦੇਸ਼ਾਂ ਨੂੰ ਅੱਗੇ ਵਧਾਉਣਾ ਹੈ। ਉਹਨਾਂ ਮੁਤਾਬਕ ਅਜਿਹਾ ਕੁੱਝ ਨਿੱਜੀ ਸੰਪਰਕਾਂ, ਰੇਡੀਓ ਪ੍ਰੋਗਰਾਮਾਂ, ਲਾਇਬ੍ਰੇਰੀਆਂ, ਟੈਲੀਵਿਯਨ ਪ੍ਰੋਗਰਾਮਾਂ, ਨੁਮਾਇਸ਼ਾਂ ਅਤੇ ਅੰਗਰੇਜ਼ੀ ਦੀ ਪੜ੍ਹਾਈ ਅਤੇ ਅਜਿਹੇ ਹੋਰ ਕਾਰਜਾਂ ਨਾਲ ਕੀਤਾ ਜਾਂਦਾ ਹੈ (Coombs: 59). ਅਮਰੀਕਾ ਦੇ ਡਿਪਾਰਟਮੈਂਟ ਆਫ ਸਟੇਟ ਦੇ ਇੱਕ ਅੰਗ ਵਜੋਂ ਕੰਮ ਕਰਦੇ ਦੀ ਆਫਿਸ ਆਫ ਇੰਗਲਿਸ਼ ਲੈਂਗੁਏਜ ਪ੍ਰੋਗਰਾਮਜ਼ ਦੇ ਵੈੱਬਸਾਈਟ ਉੱਤੇ ਲਿਖਿਆ ਹੈ, "ਵਿਦੇਸ਼ਾਂ ਵਿੱਚ ਅਧਿਆਪਕਾਂ ਦੀ ਸਿਖਲਾਈ ਦੇ ਪ੍ਰੋਗਰਾਮਾਂ ਵਿੱਚ ਸਹਾਇਤਾ ਕਰਕੇ, ਅਮਰੀਕਾ ਦੀ ਸਰਕਾਰ ਅੰਗਰੇਜ਼ੀ ਵਿੱਚ ਸਮਰੱਥ ਸੰਸਾਰ ਵਿਕਸਤ ਕਰਨ ਵਿੱਚ ਮਦਦ ਕਰ ਸਕਦੀ ਹੈ, ਜਿਸ (ਸੰਸਾਰ) ਵਿੱਚ ਅਮਰੀਕਾ ਦੀਆਂ ਯੂਨੀਵਰਸਿਟੀਆਂ, ਵਪਾਰਕ ਅਦਾਰੇ ਅਤੇ ਹੋਰ ਸੰਸਥਾਵਾਂ ਪ੍ਰਫੁੱਲਤ ਹੋ ਸਕਦੀਆਂ ਹਨ ਅਤੇ ਅਮਰੀਕਾ ਦੇ ਹਿਤਾਂ ਨੂੰ ਅੱਗੇ ਲਿਜਾ ਸਕਦੀਆਂ ਹਨ।" ਇਸ ਨਾਲ ਸਪਸ਼ਟ ਹੋ ਜਾਂਦਾ ਹੈ ਕਿ ਅਮਰੀਕਾ ਦੀ ਸਰਕਾਰ ਦੁਨੀਆਂ ਵਿੱਚ ਅੰਗਰੇਜ਼ੀ ਦੇ ਪਸਾਰ ਨੂੰ ਅਮਰੀਕਾ ਦੇ ਹਿਤਾਂ ਵਿੱਚ ਸਮਝਦੀ ਹੈ।

ਇਹ ਏਜੰਸੀਆਂ ਅੰਗਰੇਜ਼ੀ ਦੀ ਤਰੱਕੀ ਲਈ ਕਈ ਖੇਤਰਾਂ ਵਿੱਚ ਕੰਮ ਕਰਦੀਆਂ ਹਨ। ਉਹ ਕਿਤਾਬਾਂ ਦਾਨ ਕਰਦੀਆਂ ਹਨ, ਕਿਤਾਬਾਂ ਨਿਰਯਾਤ ਕਰਨ ਲਈ ਸਬਸੀਡੀਆਂ ਦਿੰਦੀਆਂ ਹਨ, ਤੀਜੀ ਦੁਨੀਆਂ ਦੇ ਦੇਸ਼ਾਂ ਵਿੱਚ ਲਾਇਬ੍ਰੇਰੀ ਸੇਵਾਵਾਂ ਪ੍ਰਦਾਨ ਕਰਦੀਆਂ ਹਨ ਅਤੇ ਉਹਨਾਂ ਦੇਸ਼ਾਂ ਵਿੱਚ ਖੋਲ੍ਹੇ ਆਪਣੇ ਸੈਂਟਰਾਂ ਰਾਹੀਂ ਅੰਗਰੇਜ਼ੀ ਦੀ ਪੜ੍ਹਾਈ ਕਰਵਾਉਂਦੀਆਂ ਹਨ। ਤੀਜੀ ਦੁਨੀਆਂ ਵਿੱਚ ਅਮਰੀਕਾ ਦੇ ਕਲਚਰਲ ਸੈਂਟਰਾਂ ਰਾਹੀਂ ਕਿੰਨੇ ਹੀ ਲੋਕ ਅੰਗਰੇਜ਼ੀ ਸਿੱਖਦੇ ਹਨ। ਕੈਨੇਡੀ ਪ੍ਰਸ਼ਾਸਨ ਵਿੱਚ ਐਜੂਕੇਸ਼ਨ ਐਂਡ ਕਲਚਰਲ ਅਫੇਅਰਜ਼ ਦੇ ਵਿਭਾਗ ਵਿੱਚ ਅਸਿਸਟੈਂਟ ਸੈਕਟਰੀ ਰਹਿ ਚੁੱਕੇ ਫਿਲਪ ਐਚ ਕੁੰਬਜ਼ ਦੇ ਅਨੁਸਾਰ, 1954 - 1960 ਦੇ ਵਿਚਕਾਰ ਤੀਜੀ ਦੁਨੀਆਂ ਵਿੱਚ ਇੱਕ ਲੱਖ ਸੱਠ ਹਜ਼ਾਰ ਲੋਕਾਂ ਦੇ ਲਗਭਗ

ਲੋਕਾਂ ਨੇ “ਬਾਈਨੈਸ਼ਨਲ ਕਲਚਰਲ ਸੈਂਟਰ” ਵਿਚ ਅੰਗਰੇਜ਼ੀ ਸਿੱਖੀ ਸੀ। ਕਿਤਾਬਾਂ ਅਤੇ ਆਪਣੇ ਸੈਂਟਰਾਂ ਵਿਚ ਅੰਗਰੇਜ਼ੀ ਦੀ ਪੜ੍ਹਾਈ ਕਰਵਾਉਣ ਤੋਂ ਬਿਨਾਂ, ਯੂਨਾਇਟਿਡ ਸਟੇਟਸ ਇਨਫਰਮੇਸ਼ਨ ਏਜੰਸੀ ਨੇ ਅੰਗਰੇਜ਼ੀ ਸਿਖਾਉਣ ਲਈ ਅੰਗਰੇਜ਼ੀ ਪ੍ਰੋਗਰਾਮਾਂ ਦੀ ਵਰਤੋਂ ਕੀਤੀ ਸੀ। ਕੁੰਬਜ਼ ਅਨੁਸਾਰ, 1964 ਦੇ ਵਿਤੀ ਸਾਲ ਵਿਚ ਏਜੰਸੀ ਵਲੋਂ ਅੰਗਰੇਜ਼ੀ ਸਿਖਾਉਣ ਲਈ ਤਿਆਰ ਕੀਤੇ ਟੀ ਵੀ ਪ੍ਰੋਗਰਾਮ 37 ਦੇਸ਼ਾਂ ਦੇ 59 ਟੈਲੀਵਿਯਨ ਸਟੇਸ਼ਨਾਂ ਉੱਤੇ ਪ੍ਰਸਾਰਿਤ ਕੀਤੇ ਗਏ (Coombs, 60). ਮੌਜੂਦਾ ਸਮੇਂ ਵਿੱਚ ਅਮਰੀਕੀ ਸਰਕਾਰ ਦੀ ਵਰਲਡਵਾਈਡ ਟੈਲੀਵਿਯਨ ਸਰਵਿਸ ਵਲੋਂ ਸਮੁੱਚੇ ਲਾਤੀਨੀ ਅਮਰੀਕਾ ਵਿੱਚ ਅੰਗਰੇਜ਼ੀ ਸਿਖਾਉਣ ਲਈ ਕਰੋਸਰੋਡਜ਼ ਕੈਫੇ ਨਾਂ ਦਾ ਇੱਕ ਟੈਲੀਵਿਯਨ ਪ੍ਰੋਗਰਾਮ ਸੈਟੇਲਾਈਟ ਉੱਪਰ ਪ੍ਰਸਾਰਿਤ ਕੀਤਾ ਜਾਂਦਾ ਹੈ। ਇਹ ਪ੍ਰੋਗਰਾਮ ਸਮੁੱਚੇ ਲਾਤੀਨੀ ਅਮਰੀਕਾ ਵਿੱਚ ਕੇਬਲ ਰਾਹੀਂ 35 ਲੱਖ ਘਰਾਂ ਵਿੱਚ ਦੇਖਿਆ ਜਾਂਦਾ ਹੈ।

ਫੋਰਡ ਅਤੇ ਰੋਕਫੈਲਰ ਵਰਗੀਆਂ ਨਿੱਜੀ ਫਾਉਂਡੇਸ਼ਨਾਂ ਵੀ ਅੰਗਰੇਜ਼ੀ ਬੋਲੀ ਦੀ ਤਰੱਕੀ ਲਈ ਸਹਾਇਤਾ ਕਰਦੀਆਂ ਰਹੀਆਂ ਹਨ। ਕਈ ਵਾਰੀ ਅੰਤਰਰਾਸ਼ਟਰੀ ਮੁਦਰਾ ਕੋਸ਼(ਆਈ ਐਮ ਐਫ) ਅਤੇ ਵਿਸ਼ਵ ਬੈਂਕ (ਵਰਲਡ ਬੈਂਕ) ਵਰਗੀਆਂ ਸੰਸਥਾਵਾਂ ਵੀ ਦੂਜੇ ਦੇਸ਼ਾਂ ਵਿੱਚ ਅੰਗਰੇਜ਼ੀ ਨੂੰ ਜ਼ਿਆਦਾ ਮਹੱਤਤਾ ਦੇਣ ਲਈ ਦਬਾਅ ਪਾਉਂਦੀਆਂ ਹਨ। ਫਿਲਪਸਨ ਅਨੁਸਾਰ ਫਿਲਪੀਨ ਦੀ ਨਿਰਯਾਤ ਮੁਖੀ ਸਨਅਤ ਸਟਰੈਟਜੀ ਦਾ ਸੰਬੰਧ ਅੰਗਰੇਜ਼ੀ ਨੂੰ ਮਜ਼ਬੂਤ ਕਰਨ ਨਾਲ ਰਿਹਾ ਹੈ। ਬੇਸ਼ੱਕ ਇਸ ਸਟਰੈਟਜੀ ਨਾਲ ਅਮਰੀਕੀ ਨਵ-ਬਸਤੀਵਾਦੀ ਹਿਤਾਂ ਦੀ ਸੁਰੱਖਿਆ ਹੋਈ ਪਰ ਇਸ ਨਾਲ ਫਿਲਪੀਨ ਦੀ ਸਥਾਨਕ ਬੋਲੀ ਨੂੰ ਵੱਡਾ ਨੁਕਸਾਨ ਪੁੱਜਾ।

ਉਪਰਲੀ ਗੱਲਬਾਤ ਤੋਂ ਇਹ ਸਪਸ਼ਟ ਹੋ ਜਾਂਦਾ ਹੈ ਕਿ ਅੰਗਰੇਜ਼ੀ ਵਲੋਂ ਦੁਨੀਆਂ ਦੀ ਗ਼ਲਬ ਬੋਲੀ ਬਣਨ ਪਿੱਛੇ ਬਰਤਾਨੀਆ ਅਤੇ ਅਮਰੀਕਾ ਦੇ ਬਸਤੀਵਾਦ ਅਤੇ ਨਵਬਸਤੀਵਾਦ ਦਾ ਵੱਡਾ ਹੱਥ ਰਿਹਾ ਹੈ। ਇਥੇ ਇੱਕ ਗੱਲ ਇਹ ਵੀ ਯਾਦ ਰੱਖਣ ਵਾਲੀ ਹੈ ਤੀਜੀ ਦੁਨੀਆਂ ਦੇ ਕਈ ਦੇਸ਼ਾਂ ਦੇ ਸਥਾਨਕ ਵਸਿਸ਼ਟ ਵਰਗ ਨੇ ਆਪਣੇ ਮੁਲਕਾਂ ਵਿੱਚ ਅੰਗਰੇਜ਼ੀ ਦੀ ਸਰਦਾਰੀ ਸਥਾਪਤ ਕਰਨ ਵਿੱਚ ਹਿੱਸਾ ਪਾਇਆ ਹੈ ਅਤੇ ਇਹ ਵਰਗ ਅਜਿਹਾ ਅਜੇ ਵੀ ਕਰ ਰਿਹਾ ਹੈ। ਕਈ ਮੌਕਿਆਂ ਉੱਪਰ ਵਸਿਸ਼ਟ ਵਰਗ ਨੇ ਆਪਣੇ ਮੁਲਕਾਂ ਵਿੱਚ ਅੰਗਰੇਜ਼ੀ ਮਾਧਿਅਮ ਵਾਲੀਆਂ ਵਿਦਿਅਕ ਸੰਸਥਾਵਾਂ ਖੋਲ੍ਹਣ ਵਿੱਚ ਮੁਹਰੀ ਰੋਲ ਨਿਭਾਇਆ ਹੈ ਅਤੇ ਉਹ ਅਜਿਹਾ ਰੋਲ ਹੁਣ ਵੀ ਨਿਭਾ ਰਹੇ ਹਨ। ਤੀਜੀ ਦੁਨੀਆਂ ਦੇ ਵਸਿਸ਼ਟ ਵਰਗ ਨੇ ਅੰਗਰੇਜ਼ੀ ਬੋਲੀ ਦਾ ਸਮਰਥਨ ਇਸ ਲਈ ਕੀਤਾ ਕਿਉਂਕਿ ਅੰਗਰੇਜ਼ੀ ਉਹਨਾਂ ਦੀ ਤਾਕਤ, ਉੱਚ-ਦਰਜੇ ਅਤੇ ਵਿਸ਼ੇਸ਼ ਸੁਵਿਧਾਵਾਂ ਤੱਕ ਪਹੁੰਚ ਕਰਨ ਵਿੱਚ ਸਹਾਈ ਹੁੰਦੀ ਸੀ। ਬਸਤੀਵਾਦ ਦੇ ਖਾਤਮੇ ਬਾਅਦ, ਬਹੁਤ ਸਾਰੇ ਦੇਸ਼ਾਂ ਵਿੱਚ ਤਾਕਤ ਵਿੱਚ ਆਉਣ ਵਾਲੇ ਉਹ ਲੋਕ ਸਨ ਜੋ ਅੰਗਰੇਜ਼ੀ ਪੜ੍ਹੇ ਲਿਖੇ ਵਸਿਸ਼ਟ ਵਰਗ ਨਾਲ ਸੰਬੰਧਤ ਸਨ। ਅਤੇ ਬਹੁਤ ਸਾਰੇ ਦੇਸ਼ਾਂ ਵਿੱਚ ਇਹਨਾਂ ਨਵੇਂ ਹਾਕਮਾਂ ਨੇ ਉੱਤਰ-ਬਸਤੀਵਾਦ ਸਮੇਂ ਦੌਰਾਨ ਅੰਗਰੇਜ਼ੀ ਬੋਲੀ ਦੀ ਤਰੱਕੀ ਦਾ ਬਾਹਾਂ ਖੋਲ੍ਹ ਕੇ ਸਵਾਗਤ ਕੀਤਾ।

ਅੰਗਰੇਜ਼ੀ ਦੇ ਗ਼ਲਬੇ ਦਾ ਅੱਜ ਦੀ ਦੁਨੀਆਂ ਵਿੱਚ ਰੋਲ

ਦੁਨੀਆਂ ਵਿੱਚ ਅੰਗਰੇਜ਼ੀ ਦਾ ਗ਼ਲਬਾ ਗੈਰ-ਅੰਗਰੇਜ਼ੀ ਬੋਲਦੇ ਇਲਾਕਿਆਂ ਵਿੱਚ ਰਹਿੰਦੇ ਲੋਕਾਂ ਦੇ ਸਮਾਜਕ, ਆਰਥਿਕ, ਸਿਆਸੀ ਅਤੇ ਸਭਿਆਚਾਰਕ ਜੀਵਨ ਉੱਪਰ ਵੱਡਾ ਅਸਰ ਪਾ ਰਿਹਾ ਹੈ। ਇਹ ਉਹਨਾਂ ਦੇ ਗਿਆਨ ਪੈਦਾ ਕਰਨ ਅਤੇ ਗਿਆਨ ਨੂੰ ਸੰਭਾਲਣ ਦੇ ਢੰਗਾਂ ਨੂੰ ਵੀ ਪ੍ਰਭਾਵਿਤ ਕਰ ਰਹੀ ਹੈ।

ਸੰਸਾਰ ਪੱਧਰ ਉੱਪਰ ਅੰਗਰੇਜ਼ੀ ਦੇ ਗ਼ਲਬੇ ਨੇ ਪੱਛਮੀ ਦੇਸ਼ਾਂ ਅਤੇ ਤੀਜੀ ਦੁਨੀਆਂ ਦੇ ਦੇਸ਼ਾਂ ਦੇ ਵਿਚਕਾਰ ਗਿਆਨ ਦੀ ਵੰਡ ਦੇ ਸੰਬੰਧ ਵਿੱਚ ਅਸੰਤੁਲਨ ਪੈਦਾ ਕੀਤਾ ਹੋਇਆ ਹੈ। ਉਦਾਹਰਨ ਲਈ, ਦੁਨੀਆਂ ਦੇ ਦੋ ਤਿਹਾਈ ਵਿਗਿਆਨੀ ਅੰਗਰੇਜ਼ੀ ਵਿੱਚ ਪੜ੍ਹਦੇ ਹਨ (British Council Web Site, 1998)। ਨਤੀਜੇ ਵਜੋਂ ਬਹੁਗਿਣਤੀ ਵਿਗਿਆਨਕ ਪੇਪਰ ਅੰਗਰੇਜ਼ੀ ਵਿੱਚ ਲਿਖੇ ਜਾਂਦੇ ਹਨ। 1981 ਵਿੱਚ ਕੀਤੇ ਗਏ ਇੱਕ ਅਧਿਯਾਨ ਅਨੁਸਾਰ ਬਾਇਓਲੋਜੀ ਦੇ ਖੇਤਰ ਵਿੱਚ 85 ਫੀਸਦੀ, ਮੈਡੀਸਨ ਦੇ ਖੇਤਰ ਵਿੱਚ 73 ਫੀਸਦੀ, ਹਿਸਾਬ ਦੇ ਖੇਤਰ ਵਿੱਚ 69 ਫੀਸਦੀ ਅਤੇ ਕੈਮਿਸਟਰੀ ਦੇ ਖੇਤਰ ਵਿੱਚ 67 ਫੀਸਦੀ ਪੇਪਰ ਅੰਗਰੇਜ਼ੀ ਵਿੱਚ ਲਿਖੇ ਗਏ ਸਨ (Crystal: 102). ਅਗਲੇ ਡੇਢ ਦਹਾਕੇ ਵਿੱਚ ਇਸ ਅਸਾਂਵੇਪਣ ਵਿੱਚ ਵੱਡਾ ਵਾਧਾ ਹੋਇਆ। ਉਦਾਹਰਨ ਲਈ ਕੈਮਿਸਟਰੀ ਅਤੇ ਮੈਡੀਸਨ ਦੇ ਖੇਤਰ ਵਿੱਚ ਅੰਗਰੇਜ਼ੀ ਵਿੱਚ ਲਿਖੇ ਪੇਪਰਾਂ ਦੇ ਅਨੁਪਾਤ ਵਿੱਚ ਕ੍ਰਮਵਾਰ 30 ਤੋਂ 40 ਫੀਸਦੀ ਦਾ ਵਾਧਾ ਹੋਇਆ ਹੈ (Crystal: 102)। ਸਮਾਜ ਵਿਗਿਆਨ ਵਿੱਚ ਵੀ ਹਾਲਾਤ ਇਸ ਤੋਂ ਵੱਖਰੇ ਨਹੀਂ ਹਨ। ਕੰਪਿਊਟਰ ਐਜੂਕੇਸ਼ਨ ਰੀਵਿਊ ਦੇ ਫਰਵਰੀ 1997 ਦੇ ਐਡੀਟੋਰੀਅਲ ਵਿੱਚ ਲਿਖਿਆ ਹੈ “ਸਾਡੇ ਲੇਖਕਾਂ ਵਿੱਚੋਂ ਸਿਰਫ ਇੱਕ ਤਿਹਾਈ ਲੇਖਕ ਉੱਤਰੀ ਅਮਰੀਕਾ ਤੋਂ ਬਾਹਰ ਦੇ ਹਨ, ਅਤੇ ਸਿਰਫ ਇੱਕ ਚੌਥਾਈ ਉੱਤਰੀ ਅਮਰੀਕਾ ਅਤੇ ਯੂਰਪ ਤੋਂ ਬਾਹਰ ਦੇ ਹਨ। ਇਹ ਗੱਲ ਨੋਟ ਕਰਨ ਵਾਲੀ ਹੈ ਕਿ ਦੁਨੀਆਂ ਦੇ ਕੁੱਝ ਹਿੱਸਿਆਂ - ਖਾਸ ਤੌਰ ਉੱਤੇ ਅਰਬ ਦੇਸ਼ਾਂ, ਦੱਖਣੀ ਏਸ਼ੀਆ ਅਤੇ ਲਾਤੀਨੀ ਅਮਰੀਕਾ - ਦੇ ਵਿਦਿਵਾਨਾਂ ਦੀ ਪ੍ਰਤੀਨਿਧਤਾ ਗੰਭੀਰ ਰੂਪ ਵਿੱਚ ਘੱਟ ਹੈ” (Crystal: 2). ਬਿਜਲਈ ਸੰਚਾਰ (ਇਲੈਕਟਰੌਨਿਕ ਕਮਿਊਨੀਕੇਸ਼ਨ) ਦੇ ਖੇਤਰ ਵਿੱਚ ਵੀ ਇਸ ਤਰ੍ਹਾਂ ਦਾ ਹੀ ਹਾਲਾਤ ਹਨ। ਉਦਾਹਰਨ ਲਈ, ਸੰਸਾਰ ਪੱਧਰ ਉੱਪਰ ਇਲੈਕਟਰੌਨਿਕ ਵੰਗ ਨਾਲ ਸਾਂਝੀ ਗਈ ਜਾਣਕਾਰੀ ਵਿੱਚੋਂ 80 ਫੀਸਦੀ ਅੰਗਰੇਜ਼ੀ ਵਿੱਚ ਹੈ। ਦੁਨੀਆਂ ਵਿੱਚ ਇੰਟਰਨੈੱਟ ਦੀ ਵਰਤੋਂ ਕਰਨ ਵਾਲੇ 4 ਕ੍ਰੋੜ ਦੇ ਲਗਭਗ ਲੋਕਾਂ ਵਿੱਚੋਂ 80 ਫੀਸਦੀ ਅੰਗਰੇਜ਼ੀ ਦੀ ਵਰਤੋਂ ਕਰਦੇ ਹਨ (The British Council Web Site, 1998)।

ਗਿਆਨ ਦੀ ਵੰਡ ਵਿਚਲੇ ਇਸ ਅਸੰਤੁਲਨ ਕਾਰਨ ਤੀਜੀ ਦੁਨੀਆਂ ਦੇ ਦੇਸ਼ ਗਿਆਨ, ਤਕਨੋਲੋਜੀ, ਸਿਆਸੀ ਅਤੇ ਆਰਥਿਕ ਵਿਚਾਰਾਂ ਲਈ ਪੱਛਮੀ ਦੇਸ਼ਾਂ ਉੱਪਰ ਨਿਰਭਰ ਬਣੇ ਹੋਏ ਹਨ। ਜਦੋਂ ਵੀ ਕਦੇ ਨਵੇਂ ਵਿਚਾਰਾਂ ਅਤੇ ਕਾਢਾਂ ਦੀ ਲੋੜ ਪੈਂਦੀ ਹੈ ਤਾਂ ਅੰਗਰੇਜ਼ੀ ਵਿੱਚ ਪੜ੍ਹੇ ਹੋਏ ਤੀਜੀ ਦੁਨੀਆਂ ਦੇ ਨੇਤਾ ਅਤੇ ਬੁੱਧੀਜੀਵੀ ਅਗਵਾਈ ਲਈ ਪੱਛਮ ਵਲ ਦੇਖਦੇ ਹਨ। ਇਸ ਤਰ੍ਹਾਂ ਦਾ ਰਿਸ਼ਤਾ ਪੱਛਮ ਦੇ ਸਨਅਤੀ ਦੇਸ਼ਾਂ ਅਤੇ ਤੀਜੀ ਦੁਨੀਆਂ ਦੇ ਵਸ਼ਿਸ਼ਟ ਵਰਗ ਨਾਲ ਸੰਬੰਧਤ ਲੋਕਾਂ ਦੇ ਹਿੱਸੇ ਦੀ ਪੂਰਤੀ ਕਰਦਾ ਹੈ। ਬਹੁਤੇ ਕੇਸਾਂ ਵਿੱਚ ਬਾਹਰੋਂ ਹਾਸਲ ਕੀਤਾ ਗਿਆ ਗਿਆਨ ਅਤੇ ਤਕਨੋਲੋਜੀ ਸਥਾਨਕ ਲੋੜਾਂ ਦੀ ਪੂਰਤੀ ਅਤੇ ਸਥਾਨਕ ਮੁਸ਼ਕਿਲਾਂ ਨੂੰ ਹੱਲ ਕਰਨ ਦੇ ਯੋਗ ਨਹੀਂ ਹੁੰਦੀ। ਵਿਦਿਵਾਨ ਦੇਬੀ ਪਰਸੰਨਾ ਪਟਨਾਇਕ ਦੇ ਸ਼ਬਦਾਂ ਵਿੱਚ “ਇਹ ਗੱਲ ਯਾਦ ਰੱਖਣ ਵਾਲੀ ਹੈ ਕਿ ਤਕਨੋਲੋਜੀ, ਸਾਇੰਸ ਅਤੇ ਸਮਾਜ ਦੇ ਪਰਸਪਰ ਅਦਾਨ ਪ੍ਰਦਾਨ ਤੋਂ ਪੈਦਾ ਹੁੰਦੀ ਹੈ। (ਪਰ) ਸਾਇੰਸ ਸਮਾਜ ਨਾਲ ਵਿਦੇਸ਼ੀ ਬੋਲੀ ਵਿੱਚ ਅਦਾਨ ਪ੍ਰਦਾਨ ਨਹੀਂ ਕਰ ਸਕਦੀ” (381-382)।

ਤੀਜੀ ਦੁਨੀਆਂ ਦੇ ਦੇਸ਼ਾਂ ਅੰਦਰ ਅੰਗਰੇਜ਼ੀ ਬੋਲਣ ਵਾਲੇ ਲੋਕਾਂ ਦੀ ਇਕ ਵਸ਼ਿਸ਼ਟ ਜਮਾਤ ਪੈਦਾ ਹੋ ਗਈ ਹੈ। ਆਮ ਤੌਰ ਉੱਤੇ ਅੰਗਰੇਜ਼ੀ ਬੋਲਣ ਵਾਲੇ ਲੋਕਾਂ ਨੂੰ ਚੰਗੀਆਂ ਨੌਕਰੀਆਂ ਮਿਲਦੀਆਂ ਹਨ, ਉਹਨਾਂ ਦੀ ਤਾਕਤ ਦੇ ਗਲਿਆਰਿਆਂ ਤੱਕ ਪਹੁੰਚ ਬਣਦੀ ਹੈ ਅਤੇ ਉਹਨਾਂ ਨੂੰ ਸਮਾਜ ਵਿੱਚ ਉੱਚਾ ਰੁਤਬਾ ਮਿਲਦਾ ਹੈ। ਕਈ ਦੇਸ਼ਾਂ ਦੇ ਸ਼ਹਿਰੀ ਖੇਤਰਾਂ ਵਿੱਚ ਨੌਕਰੀਆਂ ਲੈਣ ਲਈ ਅੰਗਰੇਜ਼ੀ ਇਕ ਵੱਡੀ ਲੋੜ ਬਣਦੀ ਜਾ ਰਹੀ ਹੈ। ਭਾਰਤ ਵਿੱਚ ਅੰਗਰੇਜ਼ੀ ਬੋਲ ਸਕਣ ਵਾਲੇ ਅਤੇ ਅੰਗਰੇਜ਼ੀ ਨਾ ਬੋਲ ਸਕਣ ਵਾਲੇ ਲੋਕਾਂ ਵਿਚਕਾਰ ਇਕ ਵੱਡਾ ਪਾੜਾ ਪੈਦਾ ਹੋ ਗਿਆ ਹੈ। ਇਸ ਹਾਲਤ ਉੱਪਰ ਟਿੱਪਣੀ ਕਰਦਿਆਂ ਡਾ: ਪਟਨਾਇਕ ਕਹਿੰਦੇ ਹਨ:

ਅੰਗਰੇਜ਼ੀ ਨੇ ਅੰਗਰੇਜ਼ੀ ਨਾ ਜਾਣਨ ਵਾਲੇ 96-98 ਫੀਸਦੀ ਲੋਕਾਂ ਅਤੇ ਅੰਗਰੇਜ਼ੀ ਜਾਣਨ ਵਾਲੇ 2-4 ਫੀਸਦੀ ਲੋਕਾਂ ਵਿਚਕਾਰ ਵੱਡਾ ਪਾੜਾ ਪੈਦਾ ਕਰ ਦਿੱਤਾ ਹੈ। ਇਸ ਨਾਲ ਵੱਡੀ ਨਾਬਰਾਬਰੀ ਪੈਦਾ ਹੋ ਗਈ ਹੈ, ਕਿਉਂਕਿ 2-4 ਫੀਸਦੀ ਲੋਕਾਂ ਦੀ ਗਿਆਨ, ਜਾਣਕਾਰੀ, ਰੁਤਬੇ, ਪ੍ਰਤਿਸ਼ਠਾ ਅਤੇ ਦੌਲਤ ਤੱਕ ਜ਼ਿਆਦਾ ਪਹੁੰਚ ਹੈ। ਪੜ੍ਹਾਈ ਦੇ ਖੇਤਰ ਵਿੱਚ ਦੂਜੀਆਂ ਭਾਸ਼ਾਵਾਂ ਦਾ ਬਦਲ ਬਣ ਕੇ ਇਹ (ਅੰਗਰੇਜ਼ੀ) ਸਭਿਆਚਾਰ ਤੋਂ ਬੇਗਾਨਗੀ ਅਤੇ ਸਭਿਆਚਾਰਕ ਬੋਧ ਵਿੱਚ ਹਨੁਰੇ ਖੁੰਜੇ ਪੈਦਾ ਕਰਦੀ ਹੈ ਅਤੇ ਸਿਰਜਣਸ਼ੀਲਤਾ ਅਤੇ ਨਵੀਆਂ ਕਾਢਾਂ ਕੱਢ ਸਕਣ ਦੀ ਸਮਰਥਾ ਦੇ ਰਾਹ ਵਿੱਚ ਰੋੜਾ ਬਣਦੀ ਹੈ (383)।

ਵਸ਼ਿਸ਼ਟ ਵਰਗ ਵਲੋਂ ਅੰਗਰੇਜ਼ੀ ਨੂੰ ਦਿੱਤੀ ਜਾਂਦੀ ਤਰਜ਼ੀਹ ਕਾਰਨ ਤੀਜੀ ਦੁਨੀਆਂ ਦੇ ਬਹੁਤੇ ਦੇਸ਼ਾਂ ਵਿੱਚ ਮੀਡੀਏ ਅਤੇ ਸਭਿਆਚਾਰਕ ਸਨਅਤਾਂ ਵਿੱਚ ਅੰਗਰੇਜ਼ੀ ਅਤੇ ਦੂਜੀਆਂ ਬੋਲੀਆਂ ਵਰਤੇ ਜਾਂਦੇ ਵਸੀਲਿਆਂ ਵਿੱਚ ਅੰਤਾਂ ਦਾ ਅਸਾਂਵਾਪਣ ਪੈਦਾ ਹੋ ਗਿਆ ਹੈ। ਉਦਾਹਰਨ ਲਈ 1990ਵਿਆਂ ਦੇ ਅਖੀਰ ਵਿੱਚ ਹਿੰਦੁਸਤਾਨ ਵਿੱਚ ਅੰਗਰੇਜ਼ੀ ਵਿੱਚ ਚੰਗੀ ਮੁਹਾਰਤ ਰੱਖਣ ਵਾਲੇ ਲੋਕਾਂ ਦੀ ਗਿਣਤੀ 2-4 ਫੀਸਦੀ ਦੇ ਵਿਚਕਾਰ ਸੀ। ਪਰ ਉਸ ਸਮੇਂ ਹਿੰਦੁਸਤਾਨ ਵਿੱਚ ਛਪਣ ਵਾਲੀਆਂ ਕਿਤਾਬਾਂ, ਅਖਬਾਰਾਂ ਅਤੇ ਬੌਧਿਕ ਰਸਾਲਿਆਂ (ਇੰਟੈਲੈਕਚੁਅਲ ਜਰਨਲ) ਵਿੱਚੋਂ 50 ਫੀਸਦੀ ਤੋਂ ਵੱਧ ਅੰਗਰੇਜ਼ੀ ਵਿੱਚ ਛਪਦੇ ਸਨ। ਵਿਗਿਆਨਕ ਖੋਜ ਦੇ ਖੇਤਰ ਵਿੱਚ ਸਮੁੱਚਾ ਸੰਚਾਰ ਅੰਗਰੇਜ਼ੀ ਵਿੱਚ ਹੁੰਦਾ ਸੀ। (Albach, 1984; Wardhaugh; Butalia)। ਅਜਿਹੇ ਹਾਲਾਤ ਗਿਆਨ ਅਤੇ ਜਾਣਕਾਰੀ ਤੱਕ ਆਮ ਲੋਕਾਂ ਦੀ ਪਹੁੰਚ ਵਿੱਚ ਬਹੁਤ ਵੱਡੀ ਰੁਕਾਵਟ ਬਣਦੇ ਹਨ।

ਕਿਉਂਕਿ ਵਸ਼ਿਸ਼ਟ ਵਰਗ ਦੇ ਲੋਕਾਂ ਦੀ ਆਮ ਲੋਕਾਂ ਦੇ ਮੁਕਾਬਲੇ ਵੱਧ ਆਮਦਨ ਹੁੰਦੀ ਹੈ, ਇਸ ਲਈ ਇਹਨਾਂ ਲੋਕਾਂ ਦੀ ਲੋੜ ਪੂਰਤੀ ਕਰ ਰਹੇ ਅੰਗਰੇਜ਼ੀ ਮੀਡੀਏ ਨੂੰ ਦੂਜੀਆਂ ਬੋਲੀਆਂ ਦੇ ਮੀਡੀਏ ਨਾਲੋਂ ਜ਼ਿਆਦਾ ਇਸ਼ਤਿਹਾਰ ਮਿਲਦੇ ਹਨ। ਮਲੇਸ਼ੀਆ ਵਿੱਚ ਇਸ ਤਰ੍ਹਾਂ ਦੀ ਸਥਿਤੀ ਬਾਰੇ ਇਕ ਰਿਪੋਰਟ ਅਨੁਸਾਰ, ਬੇਸ਼ੱਕ ਬਹਾਸਾ ਬੋਲੀ ਦੇ ਅਖਬਾਰਾਂ ਅਤੇ ਰਸਾਲਿਆਂ ਦੀ ਵਿੱਕਰੀ ਅੰਗਰੇਜ਼ੀ ਦੇ ਅਖਬਾਰਾਂ ਰਸਾਲਿਆਂ ਦੀ ਵਿੱਕਰੀ ਨਾਲੋਂ ਦੁੱਗਣੀ-ਤਿੰਗਣੀ ਹੈ, ਫਿਰ ਵੀ ਉਹਨਾਂ ਨੂੰ ਇਸ਼ਤਿਹਾਰਾਂ ਤੋਂ ਅੰਗਰੇਜ਼ੀ ਦੀਆਂ ਅਖਬਾਰਾਂ ਨਾਲੋਂ ਕਿਤੇ ਘੱਟ ਆਮਦਨ ਹੁੰਦੀ ਹੈ (Jayasankaran 24)। ਇਸ ਤਰ੍ਹਾਂ ਦੇ ਹਾਲਾਤ ਦੂਜੀਆਂ ਬੋਲੀਆਂ ਦੇ ਮੁਕਾਬਲੇ ਅੰਗਰੇਜ਼ੀ ਨੂੰ ਹੋਰ ਮਜ਼ਬੂਤ ਕਰਦੇ ਹਨ।

ਕਈ ਵਿਦਵਾਨਾਂ ਦਾ ਮੱਤ ਹੈ ਕਿ ਅੰਗਰੇਜ਼ੀ ਬੋਲੀ ਨੇ ਪੱਛਮੀ ਸਨਅਤੀ ਦੇਸ਼ਾਂ ਲਈ ਤੀਜੀ ਦੁਨੀਆਂ ਦੇ ਦੇਸ਼ਾਂ ਦੀਆਂ ਮੰਡੀਆਂ ਨੂੰ ਖੋਲ੍ਹਣ ਲਈ ਇਕ ਮਹੱਤਵਪੂਰਨ ਰੋਲ ਨਿਭਾਇਆ ਹੈ ਅਤੇ ਹੁਣ ਵੀ ਨਿਭਾ ਰਹੀ ਹੈ। ਪੈਨੀਕੁੱਕ ਅਨੁਸਾਰ, ਦੁਨੀਆਂ ਵਿੱਚ ਅੰਤਰਰਾਸ਼ਟਰੀ ਵਪਾਰ ਦਾ ਸਭਿਆਚਾਰ ਫੈਲਾ ਕੇ, ਤਕਨੀਕੀ ਸਟੈਂਡਰਡਾਇਜ਼ੇਸ਼ਨ ਦੀ ਬੋਲੀ ਬਣ ਕੇ, ਵਿਸ਼ਵ ਵਪਾਰ ਸੰਸਥਾ ਅਤੇ ਅੰਤਰਰਾਸ਼ਟਰੀ ਮੁਦਰਾ ਕੋਸ਼ (ਆਈ ਐਮ ਐਫ) ਵਰਗੀਆਂ ਅੰਤਰਰਾਸ਼ਟਰੀ ਸੰਸਥਾਵਾਂ ਦੀ ਬੋਲੀ ਬਣ ਕੇ ਅਤੇ ਦੁਨੀਆਂ ਦੀਆਂ ਚਾਰੇ ਦਿਸ਼ਾਵਾਂ ਤੱਕ ਖਪਤਵਾਦ ਦਾ ਸੁਨੇਹਾ ਪਹੁੰਚਾ ਕੇ ਅੰਗਰੇਜ਼ੀ “ਅੰਤਰਰਾਸ਼ਟਰੀ ਸਰਮਾਏਦਾਰੀ” ਦੀ ਬੋਲੀ ਬਣ ਗਈ ਹੈ (Pennycook: 22)। ਤੀਜੀ ਦੁਨੀਆਂ ਦੇ ਦੇਸ਼ਾਂ ਵਿੱਚ ਬਹੁਕੌਮੀ ਕਾਰਪੋਰੇਸ਼ਨਾਂ ਦੀ ਮਲਕੀਅਤ ਵਾਲੀਆਂ ਫੈਕਟਰੀਆਂ, ਪਲਾਂਟਾਂ, ਅਤੇ ਕਾਲ ਸੈਂਟਰਾਂ ਵਿੱਚ ਕੰਮ ਲੱਭਣ ਲਈ ਅੰਗਰੇਜ਼ੀ ਸਿੱਖਣਾ ਤੀਜੀ ਦੁਨੀਆਂ ਦੇ ਲੋਕਾਂ ਦੀ ਮਜ਼ਬੂਰੀ ਬਣ ਗਿਆ ਹੈ। ਜੇਮਜ਼ ਟੋਲਿਫਸਨ ਫਿਲਪੀਨ ਦੀ ਉਦਾਹਰਨ ਦੇ ਕੇ ਇਸ ਗੱਲ ਨੂੰ ਹੋਰ ਸਪਸ਼ਟ ਕਰਦਾ ਹੈ। ਉਸ ਦਾ ਦਾਅਵਾ ਹੈ ਕਿ 1970ਵਿਆਂ ਦੇ ਸ਼ੁਰੂ ਵਿੱਚ ਫਿਲਪੀਨ ਵਿੱਚ ਮਾਰਸ਼ਲ ਲਾਅ ਲੱਗਣ ਕਾਰਨ ਫਿਲਪੀਨ ਦੀ ਆਰਥਿਕਤਾ ਵਿੱਚ ਵੱਡੀ ਪੱਧਰ ਉੱਤੇ ਰੱਦੋਬਦਲ ਕੀਤੀ ਗਈ। ਇਸ ਸਮੇਂ ਦੌਰਾਨ ਵੱਡੀ ਗਿਣਤੀ ਵਿੱਚ

ਵਿਦੇਸ਼ੀ ਪੂੰਜੀ ਫਿਲਪੀਨ ਵਿਚ ਲਾਈ ਗਈ। ਨਤੀਜੇ ਵਜੋਂ, ਛੋਟਾ ਸਾਮਾਨ ਤਿਆਰ ਕਰਨ ਵਾਲੀਆਂ ਕਈ ਤਰ੍ਹਾਂ ਦੀਆਂ ਸਨਅਤਾਂ, ਅਸੰਬਲੀ ਪਲਾਂਟ ਅਤੇ ਖਪਤਕਾਰੀ ਵਸਤਾਂ ਬਣਾਉਣ ਵਾਲੀਆਂ ਫੈਕਟਰੀਆਂ ਫਿਲਪੀਨ ਵਿੱਚ ਲਾਈਆਂ ਗਈਆਂ। ਇਹਨਾਂ ਸਨਅਤਾਂ ਦੀਆਂ ਲੋੜਾਂ ਦੀ ਪੂਰਤੀ ਕਰਨ ਲਈ ਫਿਲਪੀਨ ਦੀ ਸਰਕਾਰ ਨੇ ਆਪਣੇ ਵਿਦਿਅਕ ਪ੍ਰਬੰਧ ਵਿੱਚ ਕਈ ਤਰ੍ਹਾਂ ਦੀਆਂ ਤਬਦੀਲੀਆਂ ਕੀਤੀਆਂ। ਇਹਨਾਂ ਪਾਲਸੀਆਂ ਦਾ ਇਕ ਮੁੱਦਾ ਸੀ, ਅੰਗਰੇਜ਼ੀ ਦੀ ਪੜ੍ਹਾਈ ਉੱਪਰ ਜ਼ੋਰ ਦੇਣਾ। ਜੇ ਅਸੀਂ ਪੰਜਾਬ ਦੀ ਪਿਛਲੀ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿੱਚ ਪਹਿਲੀ ਜਮਾਤ ਤੋਂ ਅੰਗਰੇਜ਼ੀ ਦੀ ਪੜ੍ਹਾਈ ਦੇ ਐਲਾਨਾਂ ਨੂੰ ਵੀ ਇਸ ਉਦਾਹਰਨ ਨਾਲ ਜੋੜ ਕੇ ਦੇਖੀਏ ਤਾਂ ਕਈ ਗੱਲਾਂ ਸਪਸ਼ਟ ਹੋ ਜਾਂਦੀਆਂ ਹਨ। ਪੰਜਾਬ ਦੀਆਂ ਸਰਕਾਰਾਂ ਵਲੋਂ ਇਕ ਪਾਸੇ ਬਹੁਕੌਮੀ ਕਾਰਪੋਰੇਸ਼ਨਾਂ ਨੂੰ ਪੰਜਾਬ ਵਿੱਚ ਆਕੇ ਪੂੰਜੀ ਨਿਵੇਸ਼ ਲਈ ਸੱਦਾ ਦੇਣ ਅਤੇ ਦੂਸਰੇ ਪਾਸੇ ਅੰਗਰੇਜ਼ੀ ਦੀ ਪੜ੍ਹਾਈ ਉੱਤੇ ਜ਼ੋਰ ਦੇਣ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ।

ਇਸ ਸਮੇਂ ਦੁਨੀਆਂ ਦੀਆਂ ਕਈ ਬੋਲੀਆਂ ਮਰ ਰਹੀਆਂ ਹਨ। ਇਸ ਸੰਬੰਧ ਵਿੱਚ ਇਕ ਵਿਦਿਵਾਨ ਦੀ ਧਾਰਨਾ ਹੈ ਕਿ 21ਵੀਂ ਸਦੀ ਦੌਰਾਨ ਦੁਨੀਆਂ ਦੀਆਂ 6,000 ਬੋਲੀਆਂ ਵਿੱਚੋਂ 80 ਫੀਸਦੀ ਬੋਲੀਆਂ ਮਰ ਜਾਣਗੀਆਂ (Crystal: 17)। ਬੇਸ਼ੱਕ ਅੰਗਰੇਜ਼ੀ ਦੀ ਸਰਦਾਰੀ ਨੂੰ ਮੁਕੰਮਲ ਤੌਰ ਉੱਤੇ ਇਹਨਾਂ ਬੋਲੀਆਂ ਦੀ ਮੌਤ ਦਾ ਕਾਰਨ ਨਿਰਧਾਰਤ ਕਰਨਾ ਪੂਰੀ ਤਰ੍ਹਾਂ ਠੀਕ ਨਹੀਂ, ਪਰ ਕਈ ਕੇਸਾਂ ਵਿੱਚ ਇਹ ਗੱਲ ਸਹੀ ਆਖੀ ਜਾ ਸਕਦੀ ਹੈ। ਉਦਾਹਰਨ ਲਈ, ਡੇਵਿਡ ਕਰਿਸਟਲ ਦਾ ਦਾਅਵਾ ਹੈ ਕਿ ਗੁਆਮ ਅਤੇ ਮੈਰੀਆਨਾਜ਼ ਵਿੱਚ ਅੰਗਰੇਜ਼ੀ ਦੀ ਸਰਦਾਰੀ ਉੱਥੋਂ ਦੀ ਸਥਾਨਕ ਬੋਲੀ ਚੈਮਾਰੋ ਦੀ ਮੌਤ ਦਾ ਕਾਰਨ ਬਣ ਰਹੀ ਹੈ। ਕਿਸੇ ਵੀ ਬੋਲੀ ਦੀ ਮੌਤ ਇਕ ਗੰਭੀਰ ਦੁਖਾਂਤ ਹੈ ਕਿਉਂਕਿ ਜਦੋਂ ਕੋਈ ਬੋਲੀ ਮਰਦੀ ਹੈ ਤਾਂ ਉਹ ਬੋਲੀ ਬੋਲਣ ਵਾਲੇ ਲੋਕਾਂ ਦੇ ਇਤਿਹਾਸ, ਮਿੱਥਾਂ, ਰਵਾਇਤਾਂ, ਸਭਿਆਚਾਰ ਅਤੇ ਦੁਨੀਆਂ ਨੂੰ ਦੇਖਣ ਦੇ ਨਜ਼ਰੀਏ ਦੀ ਮੌਤ ਹੁੰਦੀ ਹੈ।

ਜਿਹਨਾਂ ਕੇਸਾਂ ਵਿੱਚ ਅੰਗਰੇਜ਼ੀ ਦਾ ਗਲਬਾ ਦੂਜੀਆਂ ਬੋਲੀਆਂ ਦੀ ਮੌਤ ਦਾ ਕਾਰਨ ਨਹੀਂ ਬਣਦਾ, ਇਹ ਗੱਲ ਪੱਕੀ ਹੈ ਕਿ ਉਹਨਾਂ ਕੇਸਾਂ ਵਿੱਚ ਅੰਗਰੇਜ਼ੀ ਦਾ ਗਲਬਾ ਦੂਜੀਆਂ ਬੋਲੀਆਂ ਦੀ ਤਰੱਕੀ ਅੱਗੇ ਅੜਿਕਾ ਜ਼ਰੂਰ ਬਣਦਾ ਹੈ। ਉਦਾਹਰਨ ਲਈ ਕਈ ਦੇਸ਼ਾਂ ਵਿੱਚ ਬੋਲੀਆਂ ਵਿਚਕਾਰ ਦਰਜਾਬੰਦੀ ਸਥਾਪਤ ਹੋ ਚੁੱਕੀ ਹੈ, ਜਿੱਥੇ ਅੰਗਰੇਜ਼ੀ ਵਿਗਿਆਨ, ਵਣਜ-ਵਪਾਰ ਅਤੇ ਤਕਨੋਲੋਜੀ ਦੀ ਬੋਲੀ ਬਣ ਗਈ ਹੈ ਅਤੇ ਸਥਾਨਕ ਬੋਲੀਆਂ ਦੀ ਵਰਤੋਂ ਦੂਸਰੇ ਸਮਾਜਕ ਕਾਰਜਾਂ ਲਈ ਕੀਤੀ ਜਾਂਦੀ ਹੈ। ਨਤੀਜੇ ਵਜੋਂ, ਅੰਗਰੇਜ਼ੀ ਲਈ ਜ਼ਿਆਦੇ ਵਸੀਲੇ ਰਾਖਵੇਂ ਰੱਖੇ ਜਾਂਦੇ ਹਨ, ਜਿਸ ਨਾਲ ਦੂਜੀਆਂ ਬੋਲੀਆਂ ਦੀ ਤਰੱਕੀ ਵਿੱਚ ਰੁਕਾਵਟਾਂ ਪੈਦਾ ਹੁੰਦੀਆਂ ਹਨ। ਇਸ ਦੇ ਨਾਲ ਹੀ ਜਦੋਂ ਕੋਈ ਸਥਾਨਕ ਬੋਲੀ ਵਿਗਿਆਨ, ਵਣਜ-ਵਪਾਰ ਅਤੇ ਤਕਨੋਲੋਜੀ ਵਿੱਚ ਨਹੀਂ ਵਰਤੀ ਜਾਂਦੀ, ਤਾਂ ਉਹ ਬੋਲੀ ਇਹਨਾਂ ਵਿਸ਼ਿਆਂ ਨਾਲ ਨਜਿੱਠਣ ਲਈ ਆਪਣੀ ਸਮਰੱਥਾ ਵਿਕਸਤ ਨਹੀਂ ਕਰ ਸਕਦੀ। ਜਦੋਂ ਇਹ ਹੋ ਜਾਂਦਾ ਹੈ ਤਾਂ ਅੰਗਰੇਜ਼ੀ ਬੋਲੀ ਦੇ ਹਮਾਇਤੀ ਇਹ ਦਾਅਵਾ ਕਰਦੇ ਹਨ ਕਿ ਸਥਾਨਕ ਬੋਲੀ ਇਹਨਾਂ ਵਿਸ਼ਿਆਂ ਨਾਲ ਨਜਿੱਠਣ ਦੇ ਕਾਬਲ ਨਹੀਂ ਅਤੇ ਇਸ ਲਈ ਇਹਨਾਂ ਵਿਸ਼ਿਆਂ ਬਾਰੇ ਪੜ੍ਹਾਈ ਅਤੇ ਗਿਆਨ ਦਾ ਅਦਾਨ ਪ੍ਰਦਾਨ ਅੰਗਰੇਜ਼ੀ ਵਿੱਚ ਹੋਣਾ ਚਾਹੀਦਾ ਹੈ। ਪੈਨੀਕੁੱਕ ਦੇ ਅਨੁਸਾਰ, ਇਸ ਸਮੇਂ ਹਾਂਗਕਾਂਗ ਵਿੱਚ ਕੈਂਟਨੀਜ਼ (ਇਕ ਚੀਨੀ ਭਾਸ਼ਾ) ਇਸ ਸਥਿਤੀ ਦਾ ਸਾਹਮਣਾ ਕਰ ਰਹੀ ਹੈ।

ਅੰਗਰੇਜ਼ੀ ਦੀ ਸਰਦਾਰੀ ਤੀਜੀ ਦੁਨੀਆਂ ਦੇ ਕਈ ਦੇਸ਼ਾਂ ਦੇ ਗਿਆਨ ਨੂੰ ਨਕਾਰਦੀ ਹੈ ਅਤੇ ਪੱਛਮੀ ਗਿਆਨ ਨੂੰ ਥਾਪਨਾ ਦਿੰਦੀ ਹੈ। ਅਜਿਹਾ ਕਈ ਤਰ੍ਹਾਂ ਹੁੰਦਾ ਹੈ। ਸੱਭ ਤੋਂ ਪਹਿਲਾਂ ਇਹ 'ਅਨਪੜ੍ਹਤਾ' ਪੈਦਾ ਕਰਦੀ ਹੈ। ਇਸ ਗੱਲ ਨੂੰ ਸਪਸ਼ਟ ਕਰਨ ਲਈ ਫਿਲਪਸਨ, ਆਕਸਫੋਰਡ ਡਿਕਸ਼ਨਰੀ ਦੇ ਸੰਪਾਦਕ ਬਰਚਫੀਲਡ ਦਾ ਹਵਾਲਾ ਦਿੰਦਾ ਹੈ। ਬਰਚਫੀਲਡ ਅਨੁਸਾਰ,

ਅੰਗਰੇਜ਼ੀ ਉਸ ਪੱਧਰ ਤੱਕ ਸੰਪਰਕ ਭਾਸ਼ਾ ਬਣ ਗਈ ਹੈ, ਕਿ ਇਕ ਪੜ੍ਹਿਆ ਲਿਖਿਆ ਵਿਅਕਤੀ ਸਹੀ ਮਾਅਨਿਆਂ ਵਿੱਚ ਇਕ ਵੰਚਿਤ ਵਿਅਕਤੀ ਹੈ ਜੋ ਉਹ ਅੰਗਰੇਜ਼ੀ ਨਹੀਂ ਜਾਣਦਾ। ਗਰੀਬੀ, ਕਾਲ ਅਤੇ ਬੀਮਾਰੀ ਨੂੰ ਸਪਸ਼ਟ ਰੂਪ ਵਿੱਚ ਜਾਲਮਾਨਾ ਅਤੇ ਮੁਆਫ ਨਾ ਕੀਤੇ ਜਾ ਸਕਣ ਵਾਲਾ ਵੰਚਿਤਪੁਣੇ ਸਮਝਿਆ ਜਾਂਦਾ ਹੈ। ਬੋਲੀ ਆਧਾਰਿਤ ਵੰਚਿਤਪੁਣੇ ਨੂੰ ਏਨੀ ਸੌਖੀ ਤਰ੍ਹਾਂ ਨਹੀਂ ਪਹਿਚਾਣਿਆ ਜਾਂਦਾ, ਪਰ ਇਸਦੇ ਨਤੀਜੇ ਬਹੁਤ ਗੰਭੀਰ ਹਨ। (5)

ਉੱਪਰਲੀ ਟਿੱਪਣੀ ਦੇ ਮੱਦੇਨਜ਼ਰ ਅੰਗਰੇਜ਼ੀ ਨਾ ਸਮਝਣ ਵਾਲੇ ਵਿਅਕਤੀ ਨੂੰ ਅਨਪੜ੍ਹ ਵਿਅਕਤੀ ਸਮਝਿਆ ਜਾਵੇਗਾ, ਬੇਸ਼ੱਕ ਉਹ ਦੂਜੀਆਂ ਬੋਲੀਆਂ ਦਾ ਜਿੰਨਾ ਵੀ ਵੱਡਾ ਗਿਆਤਾ ਹੋਵੇ। ਮਾਇਕਲ ਵੈਟਕਿਓਟਿਸ ਮਲੇਸ਼ੀਆ ਦੀ ਉਦਾਹਰਨ ਦੇ ਕੇ ਇਸ ਗੱਲ ਨੂੰ ਸਪਸ਼ਟ ਕਰਦਾ ਹੈ। ਉਸਦਾ ਕਹਿਣਾ ਹੈ ਕਿ ਮਲੇਸ਼ੀਆ ਦੀਆਂ ਸਥਾਨਕ ਯੂਨੀਵਰਿਸਟੀਆਂ ਅਤੇ ਵਿਦਿਅਕ ਸੰਸਥਾਵਾਂ ਵਿੱਚ ਪੜ੍ਹੇ ਹੋਏ ਲੋਕ ਵਿਦੇਸ਼ੀ ਯੂਨੀਵਰਿਸਟੀਆਂ ਵਿੱਚ ਪੜ੍ਹੇ ਹੋਏ ਲੋਕਾਂ ਜਿੰਨੀ ਚੰਗੀ ਅੰਗਰੇਜ਼ੀ ਨਹੀਂ ਬੋਲ ਸਕਦੇ। ਨਤੀਜੇ ਵਜੋਂ ਕੰਮ-ਮਾਲਕ ਇਹ ਸਮਝਦੇ ਹਨ ਕਿ ਸਥਾਨਕ ਪੜ੍ਹੇ ਲਿਖੇ ਲੋਕ ਵਿਦੇਸ਼ਾਂ ਵਿੱਚੋਂ ਪੜ੍ਹ ਕੇ ਆਏ ਲੋਕਾਂ ਦੇ ਮੁਕਾਬਲੇ ਘੱਟ ਹੁਸ਼ਿਆਰ ਹਨ। ਸਥਾਨਕ ਗਿਆਨ ਨੂੰ ਨਕਾਰਨ ਦਾ ਇਕ ਹੋਰ ਢੰਗ ਇਹ ਹੈ ਕਿ ਅੰਗਰੇਜ਼ੀ ਪੜ੍ਹਨਾ ਇਕ ਅਗਾਂਹਵਧੂ ਕਦਮ ਸਮਝਿਆ ਜਾਂਦਾ ਹੈ ਅਤੇ ਸਥਾਨਕ ਭਾਸ਼ਾ ਪੜ੍ਹਨਾ ਇਕ ਪਿਛਾਂਹ-ਖਿਚੂ ਕਦਮ। ਇਹ ਮੰਨਿਆ ਜਾਂਦਾ ਹੈ ਕਿ ਸਥਾਨਕ ਬੋਲੀਆਂ ਦੀ ਪੜ੍ਹਾਈ ਆਧੁਨਿਕ ਗਿਆਨ ਦੀ ਥਾਂ ਪਰੰਪਰਗਤ ਗਿਆਨ, ਤਰਕਸੀਲਤਾ ਦੀ ਥਾਂ



ਵਹਿਮੀ ਅਤੇ ਭਰਮੀ ਨਜ਼ਰੀਆ ਮੁਹੱਈਆ ਕਰਦੀ ਹੈ ਅਤੇ ਏਕਤਾ ਦੀ ਥਾਂ ਵੰਡੀਆਂ ਪਾਉਣ ਦਾ ਕਾਰਨ ਬਣਦੀ ਹੈ। (Phillipson: 284).

ਇਸ ਦੇ ਨਾਲ ਹੀ ਗੈਰ-ਅੰਗਰੇਜ਼ੀ ਬੋਲਣ ਵਾਲੇ ਲੋਕਾਂ ਦੇ ਮਸਲੇ, ਸਰੋਕਾਰ, ਦੁੱਖ ਅਤੇ ਦਰਦ ਵਿਸ਼ਵ ਪੱਧਰ ਉੱਪਰ ਕੇਂਦਰੀ ਥਾਂ ਤਾਂ ਹੀ ਹਾਸਲ ਕਰਦੇ ਹਨ, ਜੋ ਉਹ ਅੰਗਰੇਜ਼ੀ ਵਿੱਚ ਪ੍ਰਗਟ ਕੀਤੇ ਜਾਣ। ਸ਼ਾਇਦ ਇਸ ਹੀ ਕਰਕੇ ਗੈਰ-ਅੰਗਰੇਜ਼ੀ ਬੋਲਣ ਵਾਲੇ ਦੇਸ਼ਾਂ ਵਿੱਚ ਨਾਬਰਾਬਰੀ ਅਤੇ ਬੇਇਨਸਾਫੀ ਵਿਰੁੱਧ ਮੁਜ਼ਾਹਰੇ ਕਰ ਰਹੇ ਲੋਕਾਂ ਨੇ ਆਪਣੇ ਹੱਥਾਂ ਵਿੱਚ ਅੰਗਰੇਜ਼ੀ ਵਿੱਚ ਲਿਖੇ ਫੱਟੇ ਚੁੱਕੇ ਹੁੰਦੇ ਹਨ। ਅਜਿਹਾ ਕਰਦੇ ਵਕਤ ਉਹਨਾਂ ਦੇ ਮਨਾਂ ਵਿੱਚ ਆਪਣੀ ਬੋਲੀ ਦੇ ਹੀਣੀ ਹੋਣ ਬਾਰੇ ਜ਼ਰੂਰ ਵਿਚਾਰ ਆਉਂਦੇ ਹੋਣਗੇ ਕਿਉਂਕਿ ਉਹਨਾਂ ਦੀ ਬੋਲੀ ਉਹਨਾਂ ਦੇ ਦੁੱਖ, ਦਰਦ ਅਤੇ ਰੋਸ ਦਾ ਸੁਨੇਹਾ ਵਿਸ਼ਵ ਪੱਧਰ ਉੱਪਰ ਪਹੁੰਚਾਉਣ ਤੋਂ ਅਸਮਰੱਥ ਹੁੰਦੀ ਹੈ। ਅੰਗਰੇਜ਼ੀ ਦੇ ਗਲਬੇ ਵਾਲੇ ਵਿਸ਼ਵ ਮੀਡੀਏ ਵਿੱਚ ਉਹਨਾਂ ਲੋਕਾਂ ਦੇ ਦੁੱਖ ਦਰਦ ਦੀ ਕਹਾਣੀ ਤਰਜ਼ੀਹ ਲੈਂਦੀ ਹੈ ਜੋ ਕੁੱਝ ਹੱਦ ਤੱਕ ਅੰਗਰੇਜ਼ੀ ਬੋਲ ਸਕਦੇ ਹੋਣ। ਇਸ ਸੰਬੰਧ ਵਿੱਚ ਪੈਨੀਕੁੱਕ ਦੀ ਕਿਤਾਬ ਵਿੱਚ ਦਿੱਤੀਆਂ ਕਹਾਣੀਆਂ ਪਾਠਕਾਂ ਨਾਲ ਸਾਂਝੀਆਂ ਕੀਤੀਆਂ ਜਾਣਗੀਆਂ। ਇਕ ਕਹਾਣੀ ਉਸ ਸਮੇਂ ਦੀ ਹੈ ਜਦੋਂ ਜ਼ਾਇਰ ਆਜ਼ਾਦ ਹੋਇਆ ਸੀ ਅਤੇ ਉੱਥੋਂ ਬੈਲਜੀਅਮ ਲੋਕਾਂ ਨੂੰ ਬਾਹਰ ਕੱਢਿਆ ਜਾ ਰਿਹਾ ਸੀ। ਇਸ ਸਮੇਂ ਬੀ ਬੀ ਸੀ ਦਾ ਇਕ ਰੀਪੋਰਟਰ ਇਕ ਭੀੜ ਵਿੱਚ ਦਾਖਲ ਹੋਇਆ ਅਤੇ ਅੰਗਰੇਜ਼ੀ ਵਿੱਚ ਬੋਲਿਆ, “ਕੋਈ ਹੈ, ਜਿਸ ਦਾ ਬਲਾਤਕਾਰ ਹੋਇਆ ਹੈ, ਅਤੇ ਜੋ ਅੰਗਰੇਜ਼ੀ ਵੀ ਬੋਲ ਸਕਦੀ ਹੈ”। ਦੂਸਰੀ ਕਹਾਣੀ ਬੋਸਨੀਆ ਦੇ ਸੰਕਟ ਸੰਬੰਧੀ ਹੈ। ਇਸ ਕਹਾਣੀ ਅਨੁਸਾਰ, ਬੋਸਨੀਆ ਦੀ ਜੰਗ ਸਮੇਂ, ਉੱਥੋਂ ਦਾ ਸ਼ਹਿਰ ਜਗਰੇਵ ਵਿਦੇਸ਼ੀ ਪੱਤਰਕਾਰਾਂ ਨਾਲ ਭਰਿਆ ਪਿਆ ਸੀ ਅਤੇ ਇਹ ਪੱਤਰਕਾਰ ਸ਼ਰਨਾਰਥੀ ਕੈਂਪਾਂ ਵਿੱਚ ਜਾ ਕੇ ਉਪਰਲੀ ਕਹਾਣੀ ਵਿੱਚ ਵਰਤੇ ਵਾਕ ਵਰਗੇ ਵਾਕ ਹੀ ਦੁਹਰਾਉਂਦੇ ਸਨ, “ਕੋਈ ਹੈ, ਜਿਸਦਾ ਬਲਾਤਕਾਰ ਹੋਇਆ ਹੈ, ਅਤੇ ਜੋ ਅੰਗਰੇਜ਼ੀ ਵੀ ਬੋਲ ਸਕਦੀ ਹੈ” (3)। ਸਪਸ਼ਟ ਹੈ ਕਿ ਇਹਨਾਂ ਸਥਿਤੀਆਂ ਵਿੱਚ ਬਲਾਤਕਾਰ ਦਾ ਸ਼ਿਕਾਰ ਹੋਈ ਪਰ ਅੰਗਰੇਜ਼ੀ ਨਾ ਬੋਲ ਸਕਣ ਵਾਲੀ ਔਰਤ ਦੀ ਦਰਦ ਕਹਾਣੀ ਵਿੱਚ ਅੰਤਰਰਾਸ਼ਟਰੀ ਮੀਡੀਏ ਨੂੰ ਕੋਈ ਦਿਲਚਸਪੀ ਨਹੀਂ ਸੀ।

ਇਸ ਸੰਬੰਧ ਵਿੱਚ ਇਕ ਹੋਰ ਉਦਾਹਰਨ ਮੌਜੂਦਾ ਇਰਾਕ ਦੀ ਦੇਖੀ ਜਾ ਸਕਦੀ ਹੈ। ਜਦੋਂ ਤੋਂ ਇਰਾਕ ਦੀ ਜੰਗ ਲੱਗੀ ਹੈ, ਤਕਰੀਬਨ ਹਰ ਰੋਜ਼ ਉੱਥੋਂ ਦੀਆਂ ਖਬਰਾਂ ਦੁਨੀਆਂ ਭਰ ਦੇ ਟੀ ਵੀ ਸਕਰੀਨਾਂ ਉੱਤੇ ਦਿਖਾਈਆਂ ਜਾਂਦੀਆਂ ਹਨ। ਇਹਨਾਂ ਖਬਰਾਂ ਦਾ ਆਮ ਪੈਟਰਨ ਕੁੱਝ ਇਸ ਤਰ੍ਹਾਂ ਦਾ ਹੈ। ਖਬਰ ਵਿੱਚ ਰੀਪੋਰਟਰ ਦੀ ਵਾਰਤਾਲਾਪ ਨਾਲ ਇਰਾਕ ਵਿੱਚ ਵਾਪਰੀ ਘਟਨਾ ਦੀਆਂ ਤਸਵੀਰਾਂ ਦਿਖਾਈਆਂ ਜਾਂਦੀਆਂ ਹਨ ਅਤੇ ਫਿਰ ਕਿਸੇ ਅਮਰੀਕੀ ਜਾਂ ਬਰਤਾਨਵੀ ਫੌਜੀ ਦਾ ਘਟਨਾ ਬਾਰੇ ਪ੍ਰਤੀਕਰਮ ਦਿਖਾਇਆ ਜਾਂਦਾ ਹੈ। ਵਿਰਲੀ ਟਾਂਵੀ ਵਾਰੀ ਹੀ ਕਿਸੇ ਇਰਾਕੀ ਦਾ ਇਹਨਾਂ ਘਟਨਾਵਾਂ ਬਾਰੇ ਪ੍ਰਤੀਕਰਮ ਦਿਖਾਇਆ ਜਾਂਦਾ ਹੈ। ਅਜਿਹਾ ਹੋਣ ਪਿੱਛੇ ਇਕ ਵੱਡਾ ਕਾਰਨ ਇਹ ਹੈ ਕਿ ਬਹੁਗਿਣਤੀ ਇਰਾਕੀ ਲੋਕ ਆਪਣਾ ਪ੍ਰਤੀਕਰਮ ਅੰਗਰੇਜ਼ੀ ਵਿੱਚ ਨਹੀਂ ਦੇ ਸਕਦੇ ਪਰ ਵੱਡੀਆਂ ਮੀਡੀਆ ਸੰਸਥਾਵਾਂ ਦੀ ਦਿਲਚਸਪੀ ਅੰਗਰੇਜ਼ੀ ਦੇ ਪ੍ਰਤੀਕਰਮ ਲੈਣ ਵਿੱਚ ਹੈ। ਇਸ ਸਭ ਦਾ ਨਤੀਜਾ ਇਹ ਨਿਕਲ ਰਿਹਾ ਹੈ ਕਿ ਸਾਨੂੰ ਇਰਾਕ ਵਿੱਚ ਵਾਪਰ ਰਹੀਆਂ ਘਟਨਾਵਾਂ ਬਾਰੇ ਅੰਗਰੇਜ਼ੀ ਬੋਲਣ ਵਾਲੇ ਅਮਰੀਕੀ ਜਾਂ ਬਰਤਾਨਵੀ ਫੌਜੀਆਂ ਦਾ ਪ੍ਰਤੀਕਰਮ ਤਾਂ ਮਿਲ ਰਿਹਾ ਹੈ ਪਰ ਇਰਾਕ ਦੇ ਲੋਕਾਂ ਦਾ ਨਹੀਂ। ਸੰਸਾਰ ਪੱਧਰ ਦੇ ਮੀਡੀਏ ਉੱਪਰ ਅੰਗਰੇਜ਼ੀ ਦਾ ਗਲਬਾ ਹੋਣ ਕਾਰਨ ਇਰਾਕੀ ਲੋਕ ਇਕ ਕਿਸਮ ਦੇ ਗੂੰਗੇ ਬਣ ਕੇ ਰਹਿ ਗਏ ਹਨ।

ਦੁਨੀਆਂ ਵਿੱਚ ਅੰਗਰੇਜ਼ੀ ਦੇ ਗਲਬੇ ਦਾ ਦੁਨੀਆਂ ਵਿੱਚ ਅੰਗਰੇਜ਼ੀ (ਅਮਰੀਕਨ ਅਤੇ ਬਰਤਾਨਵੀ) ਸਭਿਆਚਾਰ ਦੇ ਗਲਬੇ ਨਾਲ ਸਿੱਧਾ ਸੰਬੰਧ ਹੈ। ਭਾਸ਼ਾ ਸਿਰਫ ਸੰਚਾਰ ਦਾ ਇਕ ਸਾਧਨ ਹੀ ਨਹੀਂ ਹੁੰਦੀ ਸਗੋਂ ਉਸ ਵਿੱਚ ਵਿੱਚ ਉਸ ਨੂੰ ਬੋਲਣ ਵਾਲੇ ਲੋਕਾਂ ਦੀਆਂ ਖਾਸ ਕਦਰਾਂ ਕੀਮਤਾਂ, ਵਿਚਾਰ, ਰਵਾਇਤਾਂ, ਇਤਿਹਾਸ, ਦੁਨੀਆਂ ਨੂੰ ਦੇਖਣ ਦਾ ਨਜ਼ਰੀਆ ਅਤੇ ਜੀਉਣ ਦਾ ਢੰਗ ਸਿਮਟਿਆ ਹੁੰਦਾ ਹੈ। ਇਸ ਲਈ ਬੋਲੀ ਦਾ ਸਭਿਆਚਾਰ ਨੂੰ ਹਾਸਲ ਕਰਨ, ਉਸ ਨੂੰ ਕਾਇਮ ਰੱਖਣ ਅਤੇ ਉਸਦਾ ਦੂਸਰਿਆਂ ਤੱਕ ਸੰਚਾਰ ਕਰਨ ਵਿੱਚ ਇਕ ਵੱਡਾ ਹੱਥ ਹੁੰਦਾ ਹੈ। ਅਲਜੀਰੀਅਨ ਲੇਖਕ ਫਰਾਂਜ਼ ਫੈਨਨਜ਼ ਦੇ ਸ਼ਬਦਾਂ ਵਿੱਚ, “ਬੋਲ ਸਕਣ ਦਾ ਅਰਥ ਕਿਸੇ ਖਾਸ ਵਾਕ ਰਚਨਾ ਨੂੰ ਵਰਤ ਸਕਣ, ਕਿਸੇ ਭਾਸ਼ਾ ਦੇ ਰੂਪ ਵਿਗਿਆਨ ਨੂੰ ਸਮਝ ਸਕਣ ਦੀ ਸਥਿਤੀ ਵਿੱਚ ਹੋਣਾ ਹੁੰਦਾ ਹੈ, ਪਰ ਇਸ ਦਾ ਸੱਭ ਤੋਂ ਵੱਡਾ ਅਰਥ ਕਿਸੇ ਸਭਿਆਚਾਰ ਨੂੰ ਧਾਰਣ ਕਰਨਾ (ਅਤੇ) ਕਿਸੇ ਸਭਿਅਤਾ ਦੇ ਭਾਰ ਨੂੰ ਮੋਢਾ ਦੇਣਾ ਹੁੰਦਾ ਹੈ” (17-18)। ਉਹ ਅਗਾਂਹ ਲਿਖਦਾ ਹੈ, “ਬੋਲੀ ਵਾਲਾ ਇਨਸਾਨ ਉਸ ਬੋਲੀ ਰਾਹੀਂ ਪ੍ਰਗਟਾਈ ਅਤੇ ਦਰਸਾਈ ਦੁਨੀਆਂ ਦਾ ਮਾਲਕ ਹੁੰਦਾ ਹੈ” (18)। ਇਸ ਧਾਰਨਾ ਦੇ ਆਧਾਰ ਉੱਤੇ ਅਸੀਂ ਕਹਿ ਸਕਦੇ ਹਾਂ ਕਿ ਦੁਨੀਆਂ ਭਰ ਵਿੱਚ ਅੰਗਰੇਜ਼ੀ ਦਾ ਪਸਾਰਾ ਦੁਨੀਆਂ ਭਰ ਵਿੱਚ ਅਮਰੀਕਨ ਅਤੇ ਬਰਤਾਨਵੀ ਸਭਿਆਚਾਰ ਦੇ ਪਸਾਰ ਲਈ ਸਹਾਇਕ ਰੋਲ ਨਿਭਾ ਰਿਹਾ ਹੈ ਅਤੇ ਦੂਸਰੀਆਂ ਬੋਲੀਆਂ ਦੇ ਉਜਾੜੇ ਜਾਂ ਮੌਤ ਦਾ ਕਾਰਨ ਬਣ ਰਿਹਾ ਹੈ। ਦੁਨੀਆਂ ਵਿੱਚ ਬੋਲੀਆਂ ਦਾ ਉਜਾੜਾ ਜਾਂ ਮੌਤ ਦੁਨੀਆਂ ਵਿੱਚ ਸਭਿਆਚਾਰਾਂ ਦੇ ਉਜਾੜੇ ਜਾਂ ਮੌਤ ਦੇ ਬਰਾਬਰ ਹੈ। ਬੋਲੀਆਂ ਦੇ ਉਜਾੜੇ ਜਾਂ ਮੌਤ ਨੂੰ ਹੇਠਲੀ ਕਵਿਤਾ ਬਹੁਤ ਹੀ ਦਰਦਮਈ ਢੰਗ ਨਾਲ ਬਿਆਨ ਕਰਦੀ ਹੈ:

ਉਸ ਨੂੰ ਸਿਰਫ ਗੀਤਾਂ ਅਤੇ ਢੋਲਕ ਦੀ ਥਾਪ ਦੇ ਕੁੱਝ ਟੁਕੜੇ  
ਹੀ ਯਾਦ ਸਨ  
ਇਸ ਲਈ ਉਸਨੇ ਮੇਰੇ ਨਾਲ

ਹਰਾਮਦੀ ਬੋਲੀ ਵਿੱਚ ਗੱਲ ਕੀਤੀ  
ਜੇ ਬੰਦੂਕਾਂ ਦੀ ਚੁੱਪ ਉੱਤੋਂ ਦੀ ਤੁਰ ਕੇ ਆਈ ਸੀ।

ਬਹੁਤ ਲੰਮਾਂ ਸਮਾਂ ਬੀਤ ਗਿਆ ਹੈ  
ਜਦੋਂ ਉਹ ਪਹਿਲੀ ਵਾਰ ਆਏ ਸਨ  
ਅਤੇ ਉਹਨਾਂ ਪਿੰਡ ਵਿੱਚ ਦੀ ਮਾਰਚ ਕੀਤਾ ਸੀ  
ਉਹਨਾਂ ਨੇ ਮੈਨੂੰ ਮੇਰਾ ਆਪਣਾ ਵਿਰਸਾ ਭੁੱਲਣਾ  
ਅਤੇ ਭਵਿੱਖ ਵਿੱਚ ਉਹਨਾਂ ਦੀ ਪਰਛਾਈ ਵਾਂਗ ਰਹਿਣਾ ਸਿਖਾਇਆ

*ਸਮੂਹਗਾਨ:* ਉਹਨਾਂ ਕਿਹਾ ਮੈਨੂੰ ਬੋੜੀ ਜਿਹੀ  
ਅੰਗਰੇਜ਼ੀ ਬੋਲਣੀ ਸਿੱਖਣੀ ਚਾਹੀਦੀ ਹੈ  
ਮੈਨੂੰ ਸੁਟ ਅਤੇ ਟਾਈ ਤੋਂ ਡਰਨਾ ਨਹੀਂ ਚਾਹੀਦਾ  
ਮੈਨੂੰ ਵਿਦੇਸ਼ੀਆਂ ਦੇ ਸੁਪਨਿਆਂ ਵਿੱਚ ਤੁਰਨਾ ਚਾਹੀਦਾ ਹੈ  
- ਮੈਂ ਇਕ ਤੀਜੀ ਦੁਨੀਆਂ ਦਾ ਬੱਚਾ ਹਾਂ। (quoted in Pennycook: 2)

ਜਦੋਂ ਕਿਸੇ ਕੌਮ ਦੇ ਸਭਿਆਚਾਰ ਉੱਪਰ ਵਿਦੇਸ਼ੀ ਸਭਿਆਚਾਰ ਦਾ ਗ਼ਲਬਾ ਹੁੰਦਾ ਹੈ, ਉਸ ਸਮੇਂ ਵਿਦੇਸ਼ੀ ਸਭਿਆਚਾਰ ਦੇ ਵਿਚਾਰ ਅਤੇ ਕਦਰਾਂ ਕੀਮਤਾਂ ਵੀ ਉਸ ਕੌਮ ਦੇ ਦਿਮਾਗਾਂ ਉੱਪਰ ਹਾਵੀ ਹੁੰਦੀਆਂ ਹਨ। ਸਭਿਆਚਾਰ ਉੱਪਰ ਗ਼ਲਬ ਹੋ ਕੇ ਗ਼ਲਬਾ ਪਾਉਣ ਵਾਲਾ ਆਪਣੇ ਅਧੀਨ ਲੋਕਾਂ ਉੱਪਰ ਸੰਪੂਰਨ ਕੰਟਰੋਲ ਕਰਨ ਵਿੱਚ ਕਾਮਯਾਬ ਹੁੰਦਾ ਹੈ। ਅਫਰੀਕਨ ਲੇਖਕ ਗੂਗੀ ਵਾ ਬਿਐਗੋ ਦੇ ਸ਼ਬਦਾਂ ਵਿੱਚ:

ਆਰਥਿਕ ਅਤੇ ਸਿਆਸੀ ਕੰਟਰੋਲ ਦਿਮਾਗੀ ਕੰਟਰੋਲ ਤੋਂ ਬਿਨਾਂ ਕਦੇ ਵੀ ਸੰਪੂਰਨ ਜਾਂ ਕਾਰਗਰ ਨਹੀਂ ਹੁੰਦਾ। ਇਕ ਲੋਕ ਸਮੂਹ ਦੇ ਸਭਿਆਚਾਰ ਉੱਪਰ ਕੰਟਰੋਲ ਦਾ ਭਾਵ ਹੈ ਉਹਨਾਂ ਵਲੋਂ ਦੂਸਰਿਆਂ ਦੇ ਸੰਬੰਧ ਵਿੱਚ ਆਪਣੇ ਆਪ ਨੂੰ ਪਰਿਭਾਸ਼ਤ ਕਰਨ ਦੇ ਸਾਧਨਾਂ ਉੱਪਰ ਕੰਟਰੋਲ। ਬਸਤੀਵਾਦੀਆਂ ਦੇ ਸੰਬੰਧ ਇਹ ਗੱਲ ਇਕੋ ਹੀ ਅਮਲ ਦੇ ਦੋ ਪੱਖਾਂ ਨਾਲ ਸੰਬੰਧਤ ਸੀ: ਲੋਕਾਂ ਦੇ ਸਭਿਆਚਾਰ, ਕਲਾ, ਨ੍ਰਿਤਾਂ, ਧਰਮਾਂ, ਇਤਿਹਾਸ, ਭੂਗੋਲ, ਵਿੱਦਿਆ, ਭਾਸ਼ਨ ਕਲਾ ਅਤੇ ਸਾਹਿਤ ਦੀ ਤਬਾਹੀ ਜਾਂ ਜਾਣਬੁੱਝ ਕੇ ਉਸਦਾ ਮੁੱਲ ਘਟਾਉਣਾ; ਅਤੇ ਬਸਤੀਵਾਦੀ ਕੌਮ ਦੀ ਬੋਲੀ ਦਾ ਲੋਕਾਂ ਦੀ ਬੋਲੀ ਉੱਪਰ ਗ਼ਲਬਾ ਸਥਾਪਤ ਕਰਨਾ। (118)

## ਅੰਤਿਕਾ

ਅੰਗਰੇਜ਼ੀ ਦੁਨੀਆਂ ਦੀ ਗ਼ਲਬਾ ਭਾਸ਼ਾ ਹੈ। ਉਸਨੂੰ ਇਹ ਦਰਜਾ ਅੰਗਰੇਜ਼ ਬਸਤੀਵਾਦੀਆਂ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਅਤੇ ਨਵ-ਬਸਤੀਵਾਦ ਦੌਰ ਵਿੱਚ ਸੰਸਾਰ ਪੱਧਰ ਉੱਤੇ ਬਰਤਾਨੀਆ ਅਤੇ ਅਮਰੀਕਾ ਦੇ ਦਰਜੇ ਅਤੇ ਇਹਨਾਂ ਮੁਲਕਾਂ ਵਲੋਂ ਅੰਗਰੇਜ਼ੀ ਦਾ ਪਸਾਰ ਕਰਨ ਲਈ ਕੀਤੇ ਯਤਨਾਂ ਕਾਰਨ ਪ੍ਰਾਪਤ ਹੋਇਆ ਹੈ। ਸੰਸਾਰ ਭਰ ਵਿੱਚ ਅੰਗਰੇਜ਼ੀ ਦਾ ਗ਼ਲਬਾ ਦੂਸਰੀਆਂ ਬੋਲੀਆਂ ਅਤੇ ਸਭਿਆਚਾਰਾਂ ਉੱਪਰ ਮਹੱਤਵਪੂਰਨ ਅਸਰ ਪਾ ਰਿਹਾ ਹੈ। ਨਤੀਜੇ ਵਜੋਂ ਸੰਸਾਰ ਦੀਆਂ ਕਈ ਬੋਲੀਆਂ ਮਰ ਰਹੀਆਂ ਹਨ ਜਾਂ ਕਈਆਂ ਦਾ ਉਜਾੜਾ ਹੋ ਰਿਹਾ ਹੈ। ਅੰਗਰੇਜ਼ੀ ਨਾ ਬੋਲ ਸਕਣ ਵਾਲੇ ਲੋਕਾਂ ਦਾ ਗਿਆਨ ਜਾਂ ਤਾਂ ਗੈਰ-ਵਾਜਬ ਬਣਦਾ ਜਾ ਰਿਹਾ ਹੈ ਜਾਂ ਉਸਦੀ ਕਦਰ ਘੱਟ ਰਹੀ ਹੈ। ਸਭਿਆਚਾਰਕ ਖੇਤਰ ਦੇ ਨਾਲ ਨਾਲ ਅੰਗਰੇਜ਼ੀ ਦੇ ਗ਼ਲਬੇ ਦੇ ਅਸਰ ਆਰਥਿਕ ਅਤੇ ਸਿਆਸੀ ਖੇਤਰਾਂ ਵਿੱਚ ਪੈ ਰਹੇ ਹਨ। ਸਮੁੱਚੇ ਰੂਪ ਵਿੱਚ ਅੰਗਰੇਜ਼ੀ ਦਾ ਗ਼ਲਬਾ ਅੰਗਰੇਜ਼ੀ ਬੋਲਣ ਵਾਲੇ ਦੇਸ਼ਾਂ ਵਲੋਂ ਤੀਜੀ ਦੁਨੀਆਂ ਦੇ ਦੇਸ਼ਾਂ ਉੱਪਰ ਆਪਣਾ ਮੁਕੰਮਲ ਕੰਟਰੋਲ ਸਥਾਪਤ ਕਰਨ ਵਿੱਚ ਸਹਾਈ ਹੋ ਰਿਹਾ ਹੈ।

ਇਸ ਸਥਿਤੀ ਬਾਰੇ ਤੀਜੀ ਦੁਨੀਆਂ ਦੇ ਲੋਕਾਂ ਦਾ ਕੀ ਪ੍ਰਤੀਕਰਮ ਹੈ? ਤੀਜੀ ਦੁਨੀਆਂ ਵਿੱਚ ਇਸ ਸਥਿਤੀ ਬਾਰੇ ਦੋ ਤਰ੍ਹਾਂ ਦੇ ਪ੍ਰਤੀਕਰਮ ਹੋਏ ਹਨ ਅਤੇ ਹੋ ਰਹੇ ਹਨ। ਇਕ ਪਾਸੇ ਕਈ ਲੋਕ ਅੰਗਰੇਜ਼ੀ ਦੇ ਗ਼ਲਬੇ ਨੂੰ ਅਤੇ ਇਸ ਗ਼ਲਬੇ ਕਾਰਨ ਦੂਸਰੀਆਂ ਬੋਲੀਆਂ ਅਤੇ ਸਮਾਜਾਂ ਉੱਪਰ ਪੈ ਰਹੇ ਨਾਂਗ-ਪੱਖੀ ਅਸਰਾਂ ਨੂੰ ਸਮਝਦੇ ਹਨ ਅਤੇ ਇਸ ਗ਼ਲਬੇ ਦੇ ਵਿਰੋਧ ਵਿੱਚ ਅਵਾਜ਼ ਬੁਲੰਦ ਕਰਦੇ ਹਨ। ਉਦਾਹਰਨ ਲਈ, 1908 ਵਿੱਚ ਗਾਂਧੀ ਦਾ ਇਸ ਸਥਿਤੀ ਬਾਰੇ ਇਹ ਪ੍ਰਤੀਕਰਮ ਸੀ:

ਲੱਖਾਂ ਲੋਕਾਂ ਨੂੰ ਅੰਗਰੇਜ਼ੀ ਦਾ ਗਿਆਨ ਦੇਣਾ, ਉਹਨਾਂ ਨੂੰ ਗੁਲਾਮ ਬਣਾਉਣਾ ਹੈ... ਕੀ ਇਹ ਗੱਲ ਦੁੱਖ ਦੇਣ ਵਾਲੀ ਨਹੀਂ ਕਿ ਜੇ ਮੈਂ ਇਨਸਾਫ ਦੀ ਅਦਾਲਤ ਵਿੱਚ ਜਾਣਾ ਚਾਹਾਂ ਤਾਂ ਮੈਨੂੰ ਮਾਧਿਅਮ ਦੇ ਤੌਰ ਉੱਪਰ ਅੰਗਰੇਜ਼ੀ ਦੀ ਵਰਤੋਂ ਕਰਨੀ ਪਵੇ, ਅਤੇ ਜਦੋਂ ਮੈਂ ਵਕੀਲ ਬਣ ਜਾਵਾਂ ਤਾਂ ਮੈਂ ਆਪਣੀ ਬੋਲੀ ਨਾ ਬੋਲ ਸਕਾਂ ਅਤੇ ਕਿਸੇ ਹੋਰ ਨੂੰ ਮੇਰੇ ਲਈ ਮੇਰੀ ਆਪਣੀ ਬੋਲੀ ਤੋਂ ਅਨੁਵਾਦ ਕਰਨਾ ਪਵੇ? ਕੀ ਇਹ ਪੂਰੀ ਤਰ੍ਹਾਂ ਬੇਤੁਕੀ ਗੱਲ ਨਹੀਂ? ਕੀ ਇਹ ਗੁਲਾਮੀ ਦੀ ਨਿਸ਼ਾਨੀ ਨਹੀਂ? (Quoted in Crystal: 114)

ਬਸਤੀਵਾਦ ਤੋਂ ਅਜ਼ਾਦੀ ਪ੍ਰਾਪਤ ਕਰਨ ਬਾਅਦ ਕਈ ਅਜ਼ਾਦ ਮੁਲਕਾਂ ਦੇ ਨੇਤਾਵਾਂ ਦੀ ਸੋਚ ਸੀ ਕਿ ਉਹਨਾਂ ਦਾ ਮੁਲਕ ਉਨੀ ਦੇਰ ਤੱਕ ਅਜ਼ਾਦ ਨਹੀਂ, ਜਿੰਨੀ ਦੇਰ ਤੱਕ ਉੱਥੇ ਇਕ ਕੌਮੀ ਬੋਲੀ ਦੇ ਤੌਰ ਉੱਤੇ ਅੰਗਰੇਜ਼ੀ ਦੀ ਵਰਤੋਂ ਕੀਤੀ ਜਾਂਦੀ ਹੈ। 1974 ਵਿੱਚ ਕੀਨੀਆ ਦੇ ਪ੍ਰਧਾਨ ਮੰਤਰੀ ਜੋਮੋ ਕੀਨਆਟਾ ਦਾ ਕਹਿਣਾ ਸੀ, “ਕਿਸੇ ਵੀ ਅਜ਼ਾਦ ਸਰਕਾਰ ਦਾ ਆਧਾਰ ਕੌਮੀ ਬੋਲੀ ਹੈ ਅਤੇ ਅਸੀਂ ਆਪਣੇ ਸਾਬਕਾ ਬਸਤੀਵਾਦੀ ਮਾਲਕਾਂ ਦੀ ਬਾਂਦਰਾਂ ਵਾਂਗ ਨਕਲ ਨਹੀਂ ਕਰਦੇ ਰਹਿ ਸਕਦੇ” (quoted in Crystal: 114). ਅਫਰੀਕਾ ਦਾ ਲੇਖਕ ਗੁਰੀ ਵਾ ਬਿਐਂਗੋ 17 ਸਾਲ ਅੰਗਰੇਜ਼ੀ ਵਿੱਚ ਲਿਖਦਾ ਰਿਹਾ, ਪਰ ਉਸਨੇ ਸੰਨ 1977 ਵਿੱਚ ਅੰਗਰੇਜ਼ੀ ਵਿੱਚ ਲਿਖਣਾ ਛੱਡ ਦਿੱਤਾ ਅਤੇ ਆਪਣੀ ਮਾਂ ਬੋਲੀ ਗਿਕੂਊ ਵਿੱਚ ਲਿਖਣਾ ਸ਼ੁਰੂ ਕੀਤਾ। ਉਸ ਦਾ ਵਿਚਾਰ ਸੀ ਕਿ ਕੀਨੀਆ ਅਤੇ ਅਫਰੀਕਾ ਦੀ ਗਿਕੂਊ ਬੋਲੀ ਵਿੱਚ ਲਿਖਣਾ ਕੀਨੀਆਨ ਅਤੇ ਅਫਰੀਕੀ ਲੋਕਾਂ ਦੀ ਸਾਮਰਾਜ ਵਿਰੋਧੀ ਜਦੋਜਹਿਦ ਦਾ ਇਕ ਹਿੱਸਾ ਹੈ।

ਦੂਸਰੇ ਪਾਸੇ ਉਹ ਲੋਕ ਹਨ, ਜੋ ਅੰਗਰੇਜ਼ੀ ਨੂੰ ਅਪਣਾਅ ਕੇ ਇਸ ਦੀ ਵਰਤੋਂ ਇਕ ਬਗ਼ਾਵਤ ਦੇ ਸਾਧਨ ਵਜੋਂ ਕਰਨਾ ਚਾਹੁੰਦੇ ਹਨ। ਉਹ ਮਹਿਸੂਸ ਕਰਦੇ ਹਨ ਕਿ ਉਹ ਇਸ ਬੋਲੀ ਨੂੰ ਜਾਣਦੇ ਹਨ, ਅਤੇ ਉਹ ਇਸਦੀ ਵਰਤੋਂ ਕਰਨਗੇ। ਪ੍ਰਸਿੱਧ ਅਫਰੀਕੀ ਲੇਖਕ ਚਿਨੂਆ ਅਕੇਬੇ ਨੇ 1964 ਵਿੱਚ ਆਪਣੇ ਵਲੋਂ ਅੰਗਰੇਜ਼ੀ ਵਿੱਚ ਲਿਖਣ ਬਾਰੇ ਇਹ ਗੱਲ ਕਹੀ, “ਕੀ ਇਹ ਸਹੀ ਹੈ ਕਿ ਇਕ ਵਿਅਕਤੀ ਕਿਸੇ ਹੋਰ ਬੋਲੀ ਲਈ ਆਪਣੀ ਮਾਂ ਬੋਲੀ ਦਾ ਤਿਆਗ ਕਰ ਦੇਵੇ? ਇਹ ਇਕ ਬਹੁਤ ਵੱਡਾ ਵਿਸਾਹਘਾਤ ਜਾਪਦਾ ਹੈ ਅਤੇ ਕਸੂਰਵਾਰ ਹੋਣ ਦੀ ਭਾਵਨਾ ਪੈਦਾ ਕਰਦਾ ਹੈ। ਪਰ ਮੇਰੇ ਲਈ ਇਸ ਤੋਂ ਬਿਨਾਂ ਹੋਰ ਕੋਈ ਚਾਰਾ ਨਹੀਂ ਹੈ। ਮੈਂ ਇਹ ਬੋਲੀ ਦਿੱਤੀ ਗਈ ਹੈ ਅਤੇ ਮੈਂ ਇਸ ਦੀ ਵਰਤੋਂ ਕਰਾਂਗਾ” (quoted in Thiong'o: 112)। ਤੀਜੀ ਦੁਨੀਆਂ ਦੇ ਕਈ ਲੇਖਕ ਹਨ ਜੋ ਇਹਨਾਂ ਵਿਚਾਰਾਂ ਦੇ ਧਾਰਨੀ ਹਨ ਅਤੇ ਉਹਨਾਂ ਦੀ ਲਿਖਤਾਂ ਬਹੁਤ ਗਰਮਜੋਸ਼ੀ ਨਾਲ ਸੰਸਾਰ ਵਿੱਚ ਬਸਤੀਵਾਦ, ਨਵ-ਬਸਤੀਵਾਦ ਅਤੇ ਸਾਮਰਾਜ ਦੀਆਂ ਮਾਤੀਆਂ ਗੱਲਾਂ ਦਾ ਪਰਦਾ ਪਾਸ਼ ਕਰ ਰਹੀਆਂ ਹਨ। ਪਰ ਉਹਨਾਂ ਅੱਗੇ ਕਈ ਸਵਾਲ ਹਨ, ਜਿਹਨਾਂ ਦੇ ਸਨਮੁੱਖ ਹੋਣਾ ਜ਼ਰੂਰੀ ਹੈ। ਉਹਨਾਂ ਦੇ ਪਾਠਕ ਕੌਣ ਹਨ? ਉਹ ਕਿਹਨਾਂ ਲਈ ਲਿਖਦੇ ਹਨ? ਕੀ ਉਹਨਾਂ ਦੀਆਂ ਲਿਖਤਾਂ ਤੀਜੀ ਦੁਨੀਆਂ ਦੇ ਉਹਨਾਂ ਲੋਕਾਂ ਤੱਕ ਪਹੁੰਚਦੀਆਂ ਹਨ, ਜਿਹਨਾਂ ਦੇ ਦੁੱਖਾਂ ਤਕਲੀਫਾਂ ਬਾਰੇ ਉਹ ਲਿਖ ਰਹੇ ਹਨ? ਕੀ ਉਹਨਾਂ ਦੀਆਂ ਲਿਖਤਾਂ ਦੁੱਖਾਂ ਤਕਲੀਫਾਂ ਦਾ ਸ਼ਿਕਾਰ ਲੋਕਾਂ ਲਈ ਗਿਆਨ ਦਾ ਸ੍ਰੋਤ ਬਣ ਰਹੀਆਂ ਹਨ? ਮੇਰੇ ਵਿਚਾਰ ਵਿੱਚ ਅਖੀਰਲੇ ਦੋ ਸਵਾਲਾਂ ਦਾ ਜੁਆਬ ਹੈ, ਨਹੀਂ। ਆਪਣੇ ਨੁਕਤੇ ਦੀ ਪੁਸ਼ਟੀ ਕਰਨ ਲਈ ਮੈਂ ਵੰਦਨਾ ਸ਼ਿਵਾ ਦੀ ਕਿਤਾਬ *ਦੀ ਵਾਇਲੈਂਸ ਔਫ਼ ਦੀ ਗਰੀਨ ਰੈਵੋਲੂਸ਼ਨ* ਦੇ ਹਵਾਲੇ ਨਾਲ ਗੱਲ ਕਰਾਂਗਾ। ਇੱਥੇ ਇਹ ਗੱਲ ਨੋਟ ਕਰਨ ਵਾਲੀ ਹੈ ਕਿ ਭਾਰਤ ਵਿੱਚ ਰਹਿ ਰਹੀ ਵੰਦਨਾ ਸ਼ਿਵਾ ਅਜੋਕੇ ਸਮਿਆਂ ਦੀ ਇਕ ਮਸ਼ਹੂਰ ਸਾਮਰਾਜ ਵਿਰੋਧੀ ਲੇਖਕਾ ਹੈ। 1991 ਵਿੱਚ ਲਿਖੀ ਗਈ ਉਸ ਦੀ ਉਪਰੋਕਤ ਕਿਤਾਬ ਹਰੇ ਇਨਕਲਾਬ ਅਤੇ ਪੰਜਾਬ ਵਿੱਚ 1978-1993 ਵਿਚਕਾਰ ਚੱਲੀ ਖਾਲਿਸਤਾਨ ਲਹਿਰ ਦੇ ਅੰਤਰ ਸੰਬੰਧਾਂ ਉੱਪਰ ਬਹੁਤ ਹੀ ਵਧੀਆ ਢੰਗ ਨਾਲ ਚਾਨਣਾ ਪਾਉਂਦੀ ਹੈ। ਸ਼ਿਵਾ ਇਸ ਕਿਤਾਬ ਵਿੱਚ ਬਹੁਤ ਹੀ ਵਧੀਆ ਢੰਗ ਨਾਲ ਦਰਸਾਉਂਦੀ ਹੈ ਕਿ ਖਾਲਿਸਤਾਨ ਲਹਿਰ ਦੀਆਂ ਜੜ੍ਹਾਂ ਹਰੇ ਇਨਕਲਾਬ ਦੀ ਤਕਨੋਲੋਜੀ ਅਤੇ ਅਮਲਾਂ ਨਾਲ ਬੱਝੀਆਂ ਹੋਈਆਂ ਹਨ। ਖਾਲਿਸਤਾਨ ਲਹਿਰ ਨੂੰ ਸਮਝਣ ਲਈ ਇਹ ਕਿਤਾਬ ਪੰਜਾਬ ਦੇ ਲੋਕਾਂ ਲਈ ਕਾਫੀ ਸਹਾਈ ਸਿੱਧ ਹੋ ਸਕਦੀ ਹੈ। ਪਰ ਜਿੱਥੋਂ ਤੱਕ ਮੇਰੀ ਜਾਣਕਾਰੀ ਹੈ ਇਹ ਕਿਤਾਬ ਛਪਣ ਤੋਂ ਪੰਦਰਾਂ ਸਾਲਾਂ ਬਾਅਦ ਵੀ ਪੰਜਾਬੀ ਵਿੱਚ ਪ੍ਰਾਪਤ ਨਹੀਂ। ਨਤੀਜੇ ਵਜੋਂ ਇਸ ਕਿਤਾਬ ਦੀ ਪੰਜਾਬ ਦੇ ਬਹੁਗਿਣਤੀ ਲੋਕਾਂ ਤੱਕ ਪਹੁੰਚ ਨਹੀਂ। ਪੰਜਾਬ ਦੇ ਲੋਕਾਂ ਦੇ ਖਾਲਿਸਤਾਨ ਲਹਿਰ ਦਾ ਸੰਤਾਪ ਹੰਢਾਇਆ ਹੈ ਪਰ ਉਹ ਇਸ ਸੰਤਾਪ ਦੇ ਆਰਥਿਕ, ਸਿਆਸੀ ਅਤੇ ਤਕਨੀਕੀ ਕਾਰਨਾਂ ਦਾ ਵਿਸ਼ਲੇਸ਼ਣ ਕਰਨ ਵਾਲੀ ਕਿਤਾਬ ਨੂੰ ਨਹੀਂ ਪੜ੍ਹ ਸਕਦੇ। ਸਵਾਲ ਉੱਠਦਾ ਹੈ ਕਿ ਜਿਹਨਾਂ ਲੋਕਾਂ ਬਾਰੇ ਇਹ ਕਿਤਾਬ ਲਿਖੀ ਗਈ ਹੈ, ਜੋ ਉਹਨਾਂ ਵਿੱਚੋਂ ਬਹੁਗਿਣਤੀ ਇਹ ਕਿਤਾਬ ਨਹੀਂ ਪੜ੍ਹ ਸਕਦੀ ਤਾਂ ਇਹ ਕਿਤਾਬ ਸਾਮਰਾਜ ਵਿਰੋਧੀ ਜਦੋਜਹਿਦ ਸਥਾਪਤ ਕਰਨ ਲਈ ਕਿੰਨੀ ਕੁ ਕਾਰਗਰ ਭੂਮਿਕਾ ਨਿਭਾ ਸਕਦੀ ਹੈ? ਇਸ ਲਈ ਅੰਗਰੇਜ਼ੀ ਨੂੰ ਅਪਣਾ ਕੇ ਉਸ ਦੀ ਵਰਤੋਂ ਇਕ ਬਗ਼ਾਵਤੀ ਬੋਲੀ ਦੇ ਤੌਰ ਉੱਤੇ ਕਰਨ ਦਾ ਦਾਅਵਾ ਕਰਨ ਵਾਲੇ ਲੋਕਾਂ ਨੂੰ ਇਹਨਾਂ ਸਵਾਲਾਂ ਨਾਲ ਦੋ ਚਾਰ ਹੋਣ ਅਤੇ ਇਹਨਾਂ ਸਵਾਲਾਂ ਦੇ ਤਸੱਲੀਬਖਸ਼ ਹੱਲ ਲੱਭਣ ਦੀ ਲੋੜ ਹੈ। ਜਿੰਨਾ ਚਿਰ ਉਹ ਅਜਿਹਾ ਨਹੀਂ ਕਰਦੇ ਉਨੀ ਦੇਰ ਤੱਕ ਉਹਨਾਂ ਦੇ ਦਾਅਵਿਆਂ ਨੂੰ ਸਵਾਲੀਆ ਨਜ਼ਰ ਨਾਲ ਦੇਖਿਆ ਜਾਂਦਾ ਰਹੇਗਾ।

ਸੰਸਾਰ ਪੱਧਰ ਉੱਤੇ ਅੰਗਰੇਜ਼ੀ ਦੇ ਗ਼ਲਬੇ ਨੂੰ ਚੁਣੌਤੀ ਦੇਣ ਦੀ ਲੋੜ ਹੈ। ਉਹਨਾਂ ਸਾਰੀਆਂ ਢਾਂਚਾਗਤ ਬੰਦਸ਼ਾਂ ਨੂੰ ਦੂਰ ਕਰਨ ਦੀ ਲੋੜ ਹੈ, ਜਿਹੜੀਆਂ ਬੰਦਸ਼ਾਂ ਦੂਜੀਆਂ ਬੋਲੀਆਂ ਉੱਪਰ ਅੰਗਰੇਜ਼ੀ ਦੇ ਗ਼ਲਬੇ ਨੂੰ ਸਥਾਪਤ ਕਰਨ ਵਿੱਚ ਹਿੱਸਾ ਪਾਉਂਦੀਆਂ ਹਨ। ਪਰ ਇਹ ਚੁਣੌਤੀ ਦਿੱਤੀ ਕਿਵੇਂ ਜਾਵੇ? ਮੈਂ ਇਕ ਗੱਲ ਬਹੁਤ ਸਪਸ਼ਟਤਾ ਨਾਲ ਕਹਿਣਾ ਚਾਹਾਂਗਾ ਕਿ ਇਹ ਚੁਣੌਤੀ ਮੂਲਵਾਦੀ ਪਹੁੰਚ ਨਾਲ ਨਹੀਂ ਦਿੱਤੀ ਜਾਣੀ ਚਾਹੀਦੀ ਹੈ। ਮੂਲਵਾਦੀ ਪਹੁੰਚ ਤੋਂ ਮੇਰਾ ਭਾਵ ਹੈ ਕਿ ਅੰਗਰੇਜ਼ੀ ਦਾ ਬਾਇਕਾਟ ਅਤੇ ਆਪਣੇ ਆਪ ਨੂੰ ਅੰਗਰੇਜ਼ੀ ਤੋਂ ਬਿਲਕੁਲ ਤੋੜ ਲੈਣਾ। ਨਤੀਜੇ ਵਜੋਂ ਆਪਣੇ ਆਪ ਨੂੰ ਕਿਸੇ ਵੀ ਤਰ੍ਹਾਂ ਦੇ ਬਾਹਰਲੇ ਸੰਪਰਕ, ਗਿਆਨ ਅਤੇ ਵਿਚਾਰ ਵਟਾਂਦਰੇ ਤੋਂ ਤੋੜ ਲੈਣਾ। ਅਜਿਹੀ ਪਹੁੰਚ ਨਾ ਤਾਂ ਅਜੋਕੇ ਯੁੱਗ ਵਿੱਚ ਸੰਭਵ ਹੈ ਅਤੇ ਨਾ ਹੀ ਫਾਇਦੇਮੰਦ। ਅੰਗਰੇਜ਼ੀ ਦੇ ਗ਼ਲਬੇ ਨੂੰ ਹਾਂ-ਪੱਖੀ ਚੁਣੌਤੀ ਦੇਣ ਦਾ ਢੰਗ ਹੈ ਕਿ ਸਾਰੀਆਂ ਸਥਾਨਕ ਬੋਲੀਆਂ ਨੂੰ ਮਜ਼ਬੂਤ ਕਰਨਾ। ਉਹਨਾਂ ਬੋਲੀਆਂ ਨੂੰ ਆਪਣੀ ਸਿਹਤਮੰਦ ਹੋਂਦ ਨੂੰ ਕਾਇਮ ਰੱਖਣ ਲਈ ਅਤੇ ਵਿਕਾਸ ਲਈ ਲੋੜੀਂਦੇ

ਵਸੀਲੇ ਮੁਹੱਈਆ ਕਰਨਾ। ਦੁਨੀਆਂ ਦੇ ਸਾਰੇ ਲੋਕਾਂ ਨੂੰ ਆਪਣੀ ਬੋਲੀ ਨੂੰ ਕਾਇਮ ਰੱਖਣ ਅਤੇ ਆਪਣੇ ਗਿਆਨ ਅਤੇ ਸਭਿਆਚਾਰ ਨੂੰ ਆਪਣੀ ਬੋਲੀ ਵਿਚ ਪ੍ਰਗਟ ਕਰਨ ਦੇ ਬਰਾਬਰ ਦੇ ਮੌਕੇ ਦੇਣਾ। ਦੁਨੀਆਂ ਦੇ ਸਾਰੇ ਲੋਕਾਂ ਨੂੰ ਇਸ ਯੋਗ ਬਣਾਉਣਾ ਕਿ ਉਹ ਆਪਣੇ ਗੀਤ ਆਪਣੀ ਬੋਲੀ ਵਿਚ ਗਾ ਸਕਣ ਅਤੇ ਆਪਣੀਆਂ ਕਹਾਣੀਆਂ ਆਪਣੀ ਬੋਲੀ ਵਿੱਚ ਦਸ ਸਕਣ। ਹਰ ਬੋਲੀ, ਸਭਿਆਚਾਰ ਅਤੇ ਉਸ ਬੋਲੀ ਨਾਲ ਸੰਬੰਧਤ ਗਿਆਨ ਨੂੰ ਪ੍ਰਫੁੱਲਤ ਹੋਣ ਲਈ ਇਸ ਵਿਸ਼ਵੀ ਸਮਾਜ ਵਿੱਚ ਬਰਾਬਰ ਦੇ ਮੌਕੇ ਦੇਣੇ। ਜਦੋਂ ਦੁਨੀਆਂ ਦੀਆਂ ਸਾਰੀਆਂ ਬੋਲੀਆਂ ਨੂੰ ਬਰਾਬਰ ਦੇ ਮੌਕੇ ਅਤੇ ਸਤਿਕਾਰ ਦਿੱਤਾ ਜਾਵੇਗਾ, ਉਸ ਸਮੇਂ ਦੁਨੀਆਂ ਦੇ ਵੱਖ ਵੱਖ ਸਭਿਆਚਾਰਾਂ ਅਤੇ ਲੋਕਾਂ ਵਿੱਚ ਸਹੀ ਮਾਅਨਿਆਂ ਵਿੱਚ ਸਦਭਾਵਨਾ ਪੈਦਾ ਹੋਵੇਗੀ। ਅਫਰੀਕਨ ਲੇਖਕ ਗੂਗੀ ਵਾ ਬਿਐਂਗੋ ਦੇ ਅਨੁਸਾਰ, ਜਦੋਂ ਅਜਿਹਾ ਹੋਵੇਗਾ ਉਸ ਸਮੇਂ ਕਿਸੇ ਵੀ ਸਭਿਆਚਾਰ ਅਤੇ ਬੋਲੀ ਨਾਲ ਸੰਬੰਧਤ ਵਿਅਕਤੀ, “ਆਪਣੀ ਬੋਲੀ, ਆਪਣੇ ਆਪ ਅਤੇ ਆਪਣੇ ਵਾਤਾਵਰਣ ਬਾਰੇ ਘਟੀਆ ਮਹਿਸੂਸ ਕੀਤੇ ਬਿਨਾਂ ਦੂਜੀਆਂ ਬੋਲੀਆਂ ਸਿੱਖ ਸਕੇਗਾ, ਅਤੇ ਦੂਜੇ ਲੋਕਾਂ ਦੇ ਸਾਹਿਤ ਅਤੇ ਸਭਿਆਚਾਰ ਵਿੱਚੋਂ ਹਾਂ-ਪੱਖੀ, ਮਾਨਵਵਾਦੀ, ਲੋਕਤੰਤਰੀ ਅਤੇ ਇਨਕਲਾਬੀ ਤੱਤਾਂ ਦਾ ਆਨੰਦ ਮਾਣ ਸਕੇਗਾ” (Thiong'o:126). ਸਾਨੂੰ ਇਥੇ ਇਹ ਗੱਲ ਵੀ ਸਮਝਣੀ ਚਾਹੀਦੀ ਹੈ ਕਿ ਦੁਨੀਆਂ ਵਿੱਚ ਵੱਖ ਵੱਖ ਬੋਲੀਆਂ ਦੀ ਬਰਾਬਰਤਾ ਵਾਲੀ ਥਾਂ ਦੁਨੀਆਂ ਵਿੱਚ ਸਭਿਆਚਾਰਕ ਅਤੇ ਬੋਲੀ ਦੇ ਸੰਬੰਧ ਵਿੱਚ ਹੀ ਨਾਬਰਾਬਰਤਾ ਖਤਮ ਕਰਨ ਵੱਲ ਕਦਮ ਹੀ ਨਹੀਂ ਹੋਵੇਗੀ ਸਗੋਂ ਇਹ ਆਰਥਿਕ ਅਤੇ ਸਿਆਸੀ ਖੇਤਰ ਵਿੱਚ ਵੀ ਨਾਬਰਾਬਰਤਾ ਖਤਮ ਕਰਨ ਵੱਲ ਇਕ ਨਿੱਗਰ ਕਦਮ ਹੋਵੇਗੀ।

## Work Cited

- Albach, Philip G. "Servitude of the Mind? Education, Dependency, and Neocolonialism." In Comparative Education. Eds. Philip G. Albach, Robert F. Arnove and Gail P. Kelly. New York: Macmillan Publishing Co., Inc., 1982.
- Altbach, Philip G. "The Distribution of Knowledge in the Third World: A Case Study in Neo-colonialism." In Education and the Colonial Experience. Eds. Philip G. Altbach and Gail P. Kelly. New Brunswick: Transaction Books, 1984.
- The British Council. Web Site. 1998. URL: <http://www.britcoun.org/dgtour/index.htm>
- The British Council. Annual Report 2005-2006.
- Butalia, Urvashi. "English textbook, Indian publisher." Media, Culture and Society. Vol. 15 (1993), 217-232.
- Coombs, Philip H. The Fourth Dimension of Foreign Policy: Educational and Cultural Affairs. New York: Harper & Row Publishers, 1964.
- Crystal, David. English as a global language. Cambridge: Cambridge University Press, 1997.
- Graddol, David. English Next. British Council, 2006.
- Fanon, Frantz. Black Skin White Masks. New York: Grove Press Inc., 1967.
- E.H.E. "Editorial." Comparative Education Review, February 1997, 1-2.
- Jayasankaran, S. "Language Problem." Far Eastern Economic Review, 20 July 1995, 24.
- Pennycook, Alastair. The Cultural Politics of English as an International Language London: Longman, 1994.
- Phillipson, Robert. Linguistic Imperialism Oxford: Oxford University Press, 1997.
- Pattanayak, Debi Prasanna. "Monolingual myopia and the petals of the Indian lotus." In Minority Education: From Shame to Struggle. Eds. T. Skutnabb-Kangas and J. Cummins. Clevedon: Multilingual Matters Ltd., 1988.
- Thiong'o, Ngugi Wa. "The Language of African Literature." New Left Review, March-April 1985, 109-127.
- Tollefson, James W. "Language Policy and the Radical Left in the Philippines: The New People's Army and its Antecedents." Language Problems and Language Planning, Summer 1986, 177-189.
- US Dept. of State Website. <http://exchanges.state.gov/education/engteaching> downloaded on 30 Sept. 2006.
- US Dept. of State Website. <http://exchanges.state.gov/education/engteaching/eal-faq.htm> downloaded on 30 Sept. 2006.
- Vatikiotis, Michael. "A question of priorities." Far Eastern Economic Review, 12 December 1991, 28-29.
- Wardhaugh, Ronald. Languages in Competition: Dominance, Diversity and Decline. Oxford: Basil Blackwell Ltd., 1987.